

ਗੁਰੂ ਗਰੰਥ ਸਾਹਿਬ ਮਨੁੱਖਤਾ ਲਈ ਇਕ ਉੱਚੇ ਆਚਰਨ ਦਾ ਸੋਮ

Guru Granth Sahib, A Character builder for mankind

ਮਨੁੱਖ ਇਕ ਸਮਾਜਕ ਪ੍ਰਾਣੀ ਹੈ, ਇਸ ਲਈ ਇਕ ਪਰਿਵਾਰ ਦੀ ਤਰ੍ਹਾਂ ਰਹਿੰਦਾ ਹੈ। ਘਰ, ਮੁਹੱਲੇ, ਸਹਿਰ, ਪ੍ਰਾਂਤ, ਦੇਸ਼, ਵਿਸ਼ਵ ਵਿਚ ਸਭ ਦੇ ਆਪਣੇ ਆਪਣੇ ਨਿਯਮ ਜਾਂ ਕਾਨੂੰਨ ਹੁੰਦੇ ਹਨ। ਇਹ ਸਾਰੇ ਨਿਯਮ ਆਪਸ ਵਿਚ ਭਿੰਨ ਵੀ ਹੋ ਸਕਦੇ ਹਨ, ਜਿਸ ਕਰਕੇ ਅਕਸਰ ਆਪਸ ਵਿਚ ਝਗੜੇ ਤੇ ਲੜਾਂਈਆਂ ਵੀ ਹੁੰਦੀਆਂ ਰਹਿੰਦੀਆਂ ਹਨ। ਇਲਕੇ ਦੇ ਨਿਯਮਾਂ ਦੀ ਪਾਲਣਾ ਕਰਨ ਨਾਲ, ਅਸੀਂ ਉਨ੍ਹਾਂ ਲੋਕਾਂ ਵਿਚ ਤਾਂ ਪ੍ਰਵਾਨ ਹੋ ਸਕਦੇ ਹਾਂ। ਪਰ ਇਹ ਜ਼ਰੂਰੀ ਨਹੀਂ ਕਿ ਇਨ੍ਹਾਂ ਦੀ ਪਾਲਣਾ ਕਰਨ ਨਾਲ ਸਦੀਵੀ ਸੁਖ ਪਾਇਆ ਜਾ ਸਕੇ।

ਅਕਾਲ ਪੁਰਖ ਦੇ ਹੁਕਮੁ ਅਨੁਸਾਰ ਪੂਰੀ ਸਿਸ਼ਟੀ ਵਿਚ ਸਭ ਕੁਝ ਬਹੁਤ ਠੀਕ ਤੇ ਸੁਚੱਜੇ ਤਰੀਕੇ ਨਾਲ ਸਦੀਆਂ ਤੋਂ ਚਲਦਾ ਆ ਰਿਹਾ ਹੈ। ਇਸ ਲਈ ਜੇਕਰ ਅਸੀਂ ਸਦੀਵੀ ਸੁਖ ਪਾਉਣ ਚਾਹੁੰਦੇ ਹਾਂ ਤਾਂ ਸਾਨੂੰ ਅਕਾਲ ਪੁਰਖ ਦੇ ਹੁਕਮੁ (ਨਿਯਮ, ਸਿਸਟਮ) ਨੂੰ ਸਮਝਣਾ ਪਵੇਗਾ ਤੇ ਉਸ ਹੁਕਮੁ ਅਨੁਸਾਰ ਅਨੁਸਾਰ ਚਲਣਾ ਪਵੇਗਾ। ਗੁਰੂ ਸਾਹਿਬਾਂ ਨੇ ਬੜੇ ਸਰਲ ਤਰੀਕੇ ਨਾਲ ਸਮਝਾਇਆ ਹੈ, ਕਿ ਜੇਕਰ ਅਸੀਂ ਧਰਮ ਦੀ ਸਿਖਿਆ ਲੈਣਾ ਚਾਹੁੰਦੇ ਹਾਂ, ਤਾਂ ਸਾਨੂੰ ਕਿਤੇ ਜਾਣ ਦੀ ਲੋੜ ਨਹੀਂ, ਅਸੀਂ ਆਪਣੇ ਸਰੀਰ ਕੋਲੋਂ ਹੀ ਲੈ ਸਕਦੇ ਹਾਂ। ਮਨੁੱਖ ਸਰੀਰ ਦਾ ਹਰੇਕ ਅੰਗ ਬਾਕੀ ਸਭ ਦੂਸਰੇ ਅੰਗਾਂ ਲਈ ਕੰਮ ਕਰਦਾ ਹੈ ਜਾਂ ਉਨ੍ਹਾਂ ਦੀ ਸਹਾਇਤਾ ਕਰਦਾ ਹੈ, ਪਰੰਤੁ ਬਦਲੇ ਵਿਚ ਕੁਝ ਨਹੀਂ ਮੰਗਦਾ।

ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਰਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਵੈ ਖੋਤਿ

॥ (੩੦੯, ੩੧੦)

ਗੁਰੂ ਨਾਨਕ ਸਾਹਿਬ ਨੇ ਤਾਂ ਜਪੁਜੀ ਸਾਹਿਬ ਦੀ ਪਹਿਲੀ ਪੌੜੀ ਵਿਚ ਹੀ ਸਿੱਖ ਧਰਮ ਦੇ ਮੁਢਲੇ ਸਿਧਾਂਤ ਨੂੰ ਸਮਝਾ ਦਿੱਤਾ ਹੈ, ਕਿ ਜੇ ਕਰ ਅਕਾਲ ਪੁਰਖ ਨੂੰ ਪਾਉਣਾ ਚਾਹੁੰਦੇ ਹਾਂ, ਤਾਂ ਅਕਾਲ ਪੁਰਖ ਦੇ ਹੁਕਮੁ ਤੇ ਉਸ ਦੀ ਰਜਾ ਅਨੁਸਾਰ ਚਲਣਾ ਪਵੇਗਾ, ਜੋ ਕਿ ਧੁਰ ਤੋਂ ਹੀ ਜੀਵ ਦੇ ਨਾਲ ਲਿਖਿਆ ਹੋਇਆ ਹੈ।

ਹਰਕਿਮੀ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ (੧)

ਦੁਨੀਆਂ ਦੇ ਬਹੁਤ ਸਾਰੇ ਧਰਮਾਂ ਨੇ ਅਕਾਲ ਪੁਰਖ ਦੀ ਪਰਿਭਾਸ਼ਾ ਆਪਣੀ ਆਪਣੀ ਕਲਪਨਾਂ ਦੇ ਆਧਾਰ ਤੇ ਦਿੱਤੀ ਹੈ। ਕਿਸੇ ਨੇ ਮਨੁੱਖ ਨੂੰ ਅਕਾਲ ਪੁਰਖ (God) ਦਾ ਦਰਜਾ ਦੇ ਦਿਤਾ ਤੇ ਕਿਸੇ ਨੇ ਹੋਰ ਜੀਵ ਜੰਤੂ ਜਾਂ ਸਥਾਨ ਨੂੰ ਦੇ ਦਿਤਾ। ਪਰੰਤੂ ਇਹ ਸਭ ਕੁਝ ਤਾਂ ਖੁਦ ਅਕਾਲ ਪੁਰਖ ਦੇ ਆਪਣੇ ਬਣਾਏ ਹੋਏ ਹਨ, ਜੋ ਕਿ ਨਾਸ਼ਵੰਤ ਹਨ। ਜੇ ਅਕਾਲ ਪੁਰਖ ਦਾ ਹੀ ਨਾਸ ਹੋ ਗਿਆ ਤਾਂ ਬਾਕੀ ਕੀ ਰਹਿ ਜਾਵੇਗਾ। ਗੁਰੂ ਗਰੰਥ ਸਾਹਿਬ ਦੇ ਆਰੰਭ ਵਿਚ ਅੰਕਿਤ ਅਕਾਲ ਪੁਰਖ ਦੀ ਪਰਿਭਾਸ਼ਾ, ਅਕਾਲ ਪੁਰਖ ਨੂੰ ਵਿਗਿਆਨਕ ਤਰੀਕੇ ਨਾਲ ਦਰਸਾਉਣ ਦਾ ਇਕ ਪਹਿਲਾ ਆਰੰਭ ਹੈ। ਇਸ ਨੂੰ ਅਕਾਲ ਪੁਰਖ ਸਬੰਧੀ ਸਾਇੰਸ ਦਾ ਮੁੱਢ ਵੀ ਕਹਿ ਸਕਦੇ ਹਾਂ। ਗੁਰੂ ਨਾਨਕ ਸਾਹਿਬ ਨੇ ਅਕਾਲ ਪੁਰਖ ਦੀ ਪਰਿਭਾਸ਼ਾ ਕਲਪਨਾਂ ਦੇ ਆਧਾਰ ਤੇ ਨਹੀਂ, ਬਲਕਿ ਪੂਰਨ, ਉੱਚੇ ਪੱਧਰ ਦੀ ਸਾਇੰਸ ਦੇ ਆਧਾਰ ਤੇ ਦਿੱਤੀ ਹੈ।

੧੬੮ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਅਕਾਲ ਮੁਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ (੧)

ਇਸ ਸੰਸਾਰ ਨੂੰ ਚਲਾਉਣ ਵਾਲਾ ਨਾ ਤਾਂ ਕੋਈ ਮਨੁੱਖ ਹੋ ਸਕਦਾ ਹੈ ਤੇ ਨਾ ਹੀ ਕੋਈ ਜੀਵ ਜੰਤੂ ਜਾਂ ਵਸਤੂ, ਕਿਉਂਕਿ ਇਹ ਸਾਰੇ ਨਾਸ਼ਵੰਤ ਹਨ, ਤੇ ਸਦੀਵੀ ਕਾਲ ਲਈ ਨਹੀਂ ਰਹਿ ਸਕਦੇ। ਅਕਾਲ ਪੁਰਖ ਕੋਈ ਨਿਯਮ, ਅਸੂਲ ਜਾਂ ਸਿਸਟਮ ਹੀ ਹੋ ਸਕਦਾ ਹੈ, ਜਿਸ ਦੀ ਸੀਮਾਂ ਬੇਅੰਤ ਹੈ, ਇਸ ਲਈ ਦੁਨਿਆਵੀ ਲਫੜਾਂ ਵਿਚ ਕਿਸੇ ਖਾਸ ਨਾਂ ਨਾਲ ਬਿਆਨ ਨਹੀਂ ਕੀਤਾ ਜਾ ਸਕਦਾ। ਅਜੇਹਾ ਧਰਮ ਜਿਸ ਨਾਲ ਸੱਚੀ ਜਾਣਕਾਰੀ ਹਾਸਲ ਹੋਵੇ ਤੇ ਜੀਵਨ ਸਬੰਧੀ ਸਹੀ ਸੋਧ ਮਿਲ ਸਕੇ, ਉਸ ਨੂੰ ਗੁਰੂ ਨਾਨਕ ਸਾਹਿਬ ਨੇ ਸਬਦ ਦਾ ਨਾਮੁ ਦਿੱਤਾ ਹੈ। ਅਕਾਲ ਪੁਰਖ ਦੇ ਹੁਕਮੁ ਵਿਚ ਹੀ ਜਗਤ ਦੀ ਉਤਪੱਤੀ ਹੁੰਦੀ ਹੈ, ਤੇ ਜਗਤ ਦਾ ਨਾਸ ਹੁੰਦਾ ਹੈ। ਨਾਸ ਤੋਂ ਬਾਅਦ ਫਿਰ ਅਕਾਲ ਪੁਰਖ ਦੇ ਹੁਕਮੁ ਵਿਚ ਜਗਤ ਦੀ ਉਤਪੱਤੀ ਹੁੰਦੀ ਰਹਿੰਦੀ ਹੈ। ਸਬਦ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਸੋਝੀ ਮਿਲਣ ਨਾਲ ਇਹ ਨਿਸਚਾ ਹੋ ਜਾਂਦਾ ਹੈ, ਕਿ ਅਕਾਲ ਪੁਰਖ ਦਾ ਬਿਚ ਰਹਿਣ ਵਾਲਾ ਹੈ, ਤੇ ਹਰੇਕ ਥਾਂ ਆਪ ਹੀ ਮੌਜੂਦ ਹੈ, ਉਹ ਜਗਤ ਨੂੰ ਪੈਦਾ ਕਰ ਕੇ ਉਸ ਵਿਚ ਲੀਨ ਹੋ ਰਿਹਾ ਹੈ।

ਗੁਰੂ ਗਰੰਥ ਸਾਹਿਬ ਵਿਚ ਅੰਕਿਤ ਸਬਦ ਸਾਬਤ ਕਰਦੇ ਹਨ, ਕਿ ਗੁਰੂ ਨਾਨਕ ਸਾਹਿਬ ਨੂੰ ਜਿਥੇ ੧੦੦ ਤੋਂ ਵੱਧ ਭਾਸ਼ਾਵਾ ਦਾ ਗਿਆਨ ਸੀ, ਉਥੇ ਰੋਜਾਨਾ ਜੀਵਨ ਦੀ ਸਿਖਿਆ ਤੋਂ ਇਲਾਵਾ, ਹੋਰ ਬਹੁਤ ਸਾਰੇ ਵਿਸ਼ਿਆਂ ਸਬੰਧੀ ਛੂੰਘੀ ਜਾਣਕਾਰੀ ਸੀ, ਜਿਸ ਤਰ੍ਹਾਂ ਕਿ ਭੌਤਿਕ ਵਿਗਿਆਨ (Physics), ਰਸਾਨਿਕ ਵਿਗਿਆਨ (Chemistry), ਭੂਗੋਲ ਵਿਗਿਆਨ (Geography), ਆਕਾਸ਼ ਮੰਡਲ (Astronomy), ਜੀਵ ਵਿਗਿਆਨ (Biology), ਬਨਸਪਤੀ ਵਿਗਿਆਨ (Botany), ਮਨੋਵਿਗਿਆਨ (Psychology), ਆਦਿ। ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਤਾਂ ਆਪਣੇ ਆਪ ਵਿਚ ਇਕ ਪ੍ਰਮਾਣ ਹੈ ਕਿ ਗੁਰੂ ਨਾਨਕ ਸਾਹਿਬ ਨੂੰ ਗੁਰਮੁੱਖੀ ਲਿਪੀ ਤੇ ਉਸ ਦੇ ਅੰਦਰ ਦੀ ਵਿਆਕਰਨ ਬਾਰੇ ਨਿੰਪੁਨਤਾ ਸੀ। ਗੁਰਬਾਣੀ ਦੁਆਰਾ ਸਮਾਜਿਕ, ਰਾਜਨੀਤਕ, ਪਰਿਵਾਰਿਕ, ਇਤਿਹਾਸ, ਭੂਗੋਲ, ਅਰਥ ਸ਼ਾਸਤਰ, ਕੰਮਸਟਰੀ, ਫਿਜ਼ਿਕਸ, ਭੂਮੰਡਲ, ਅਕਾਸ਼ ਮੰਡਲ, ਮਨੋਵਿਗਿਆਨ, ਆਦਿ ਸੱਭਾ ਤਰ੍ਹਾਂ ਦੇ ਵਿਸ਼ਿਆ ਸਬੰਧੀ ਛੂੰਘੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਸਮੁੱਚੀ ਮਨੁੱਖਤਾ ਨੂੰ ਜੀਵਨ ਦੀ ਸਹੀ ਦਿਸ਼ਾ ਵੱਲ ਮੌਜੂਦਾ ਜਾ ਸਕੇ।

<http://www.geocities.ws/sarbjitsingh/Bani5111GurMag20121124.pdf>

<http://www.sikhmarg.com/2012/1125-nanak-qian.html>

ਜਪੁਜੀ ਸਾਹਿਬ ਦੀ ਦੂਸਰੀ ਪੌੜੀ ਦੇ ਅੰਤ ਵਿਚ ਗੁਰੂ ਨਾਨਕ ਸਾਹਿਬ ਨੇ ਤਰੀਕਾ ਵੀ ਸਮਝਾ ਦਿੱਤਾ, ਕਿ ਜੀਵਨ ਵਿਚ ਸੁਧਾਰ ਕਿਸ ਤਰ੍ਹਾਂ ਲਿਆਉਣਾਂ ਹੈ। ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮੁ ਨੂੰ ਸਮਝ ਲਏ, ਤਾਂ ਫਿਰ ਉਹ ਹਉਮੈ ਦੀਆਂ ਗੱਲਾਂ ਨਹੀਂ ਕਰਦਾ, ਭਾਵ ਉਹ ਹਉਮੈ ਵਾਲਾ ਜੀਵਨ ਛੱਡ ਦੇਂਦਾ ਹੈ। “ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥” (੧) ਸਾਡੇ ਦੁਖਾਂ ਦਾ ਕਾਰਣ ਸਾਡੀ ਹਉਮੈ ਹੈ।

ਇਹ ਹਉਮੈ ਹੀ ਹੈ, ਜਿਸ ਕਰਕੇ ਮਨੁੱਖ ਵਿਕਾਰੀ ਬਣ ਜਾਂਦਾ ਹੈ। ਦੁਸਰਿਆਂ ਤੇ ਜੁਲਮ ਕਰਦਾ ਹੈ। ਹਾਕਮ, ਨੇਤਾ ਜਾਂ ਅਫਸਰ, ਹਉਮੈ ਕਰਕੇ ਅਕਸਰ ਆਪਣੇ ਵੀਚਾਰ ਭਾਵੇਂ ਠੀਕ ਹੋਣ ਜਾਂ ਗਲਤ ਹੋਠਲਿਆਂ ਉਪਰ ਲਾਗੂ ਕਰਨ ਦੀ ਕੋਸ਼ਿਸ਼ ਕਰਦੇ ਹਨ। ਜੇ ਕਰ ਵਿਚਾਰ ਠੀਕ ਹੈ ਤਾਂ ਉਹ ਇਲਾਕਾ ਤਰੱਕੀ ਵਲ ਜਾਂਦਾ ਹੈ, ਨਹੀਂ ਤਾਂ ਬਰਬਾਦੀ ਵਲ ਜਾ ਸਕਦਾ ਹੈ। ਅਗਰ ਹਾਕਮ ਆਪਣੇ ਵਿਚਾਰ ਨੂੰ ਤਿਆਗ ਕੇ ਅਕਾਲ ਪੁਰਖ ਦੇ ਹੁਕਮੁ ਅਨੁਸਾਰ ਪ੍ਰਬੰਧ ਚਲਾਏਗਾ, ਤਾਂ ਉਹ ਇਲਾਕਾ ਹਮੇਸ਼ਾਂ ਤਰੱਕੀ ਵਲ ਜਾਵੇਗਾ। ਹਉਮੈ ਵਾਲੇ ਇਨਸਾਨਾਂ ਵਿੱਚ ਕ੍ਰੋਧ, ਬਲੱਡ ਪਰੈਸ਼ਰ ਤੇ ਦਿੱਲੀਆਂ ਬੀਮਾਰੀਆਂ ਅਕਸਰ ਵੇਖੀਆਂ ਜਾਂਦੀਆਂ ਹਨ।

**ਹਉਮੈ ਦੀਰਘ ਰੋਗ ਹੈ ਦਾਰੂ ਭੀ ਇਸ ਮਾਰਿ ॥ ਕਿਰਪਾ ਕਰੋ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਰਿ ॥ ਨਾਨਕ ਕਰੈ ਸੁਣਹੁ ਜਨਹੁ ਇਤੁ
ਸੰਜਮਿ ਦੁਖ ਜਾਰਿ ॥੨॥ (466)**

ਜਦੋਂ ਜੀਵ ਨੂੰ ਸਮਝ ਆਉਂਦੀ ਹੈ, ਕਿ ਸਭ ਕੁਝ ਅਕਾਲ ਪੁਰਖ ਦੇ ਹੁਕਮੁ ਵਿੱਚ ਹੋ ਰਿਹਾ ਹੈ, ਤੇ ਜੀਵ ਆਪ ਕੁਝ ਵੀ ਨਹੀਂ ਕਰ ਸਕਦਾ, ਤਾਂ ਫਿਰ ਜੀਵ ਮੇਰਾ ਮੇਰਾ ਕਰਨ ਦੀ ਬਜਾਏ, ਆਪਣੇ ਹਿਰਦੇ ਤੋਂ ਤੇਰਾ ਤੇਰਾ ਕਹਿਣਾਂ ਸ਼ੁਰੂ ਕਰ ਦਿੰਦਾਂ ਹੈ। ਉਸ ਦੀ ਹਉਮੈ ਘਟਨੀ ਸ਼ੁਰੂ ਹੋ ਜਾਂਦੀ ਹੈ। ਜਿਸ ਸਦਕਾ ਉਸ ਦੀ ਅਕਾਲ ਪੁਰਖ ਨਾਲ ਨੇੜਤਾ ਵਧਣੀ ਸ਼ੁਰੂ ਹੋ ਜਾਂਦੀ ਹੈ। ਇਸ ਤਰ੍ਹਾਂ ਉਸ ਦੇ ਦੁਖ ਦੂਰ ਹੋਣੇ ਸ਼ੁਰੂ ਹੋ ਜਾਂਦੇ ਹਨ।

ਅਕਾਲ ਪੁਰਖ ਆਪ ਹੀ ਆਪਣੇ ਗੁਣ ਹੈ, ਆਪ ਹੀ ਉਨ੍ਹਾਂ ਗੁਣਾਂ ਨੂੰ ਬਿਆਨ ਕਰਦਾ ਹੈ, ਆਪ ਹੀ ਆਪਣੀ ਸਿਫ਼ਤਿ ਸਾਲਾਹ ਸੁਣ ਕੇ ਉਸ ਨੂੰ ਵਿਚਾਰਦਾ ਹੈ, ਤੇ ਉਸ ਵਿੱਚ ਸੁਰਤਿ ਜੋੜਦਾ ਹੈ। ਅਕਾਲ ਪੁਰਖ ਆਪ ਹੀ ਆਪਣਾ ਨਾਮੁ ਰੂਪ ਰਤਨ ਹੈ, ਤੇ ਆਪ ਹੀ ਉਸ ਰਤਨ ਦਾ ਮੁੱਲ ਪਾਣ ਵਾਲਾ ਹੈ, ਉਹ ਆਪ ਹੀ ਆਪਣੇ ਨਾਮੁ ਰੂਪੀ ਰਤਨ ਦਾ ਬੇਅੰਤ ਮੁੱਲ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਇਹ ਜੀਵਨ ਦਾ ਸਫਰ ਮਨੁੱਖ ਵਾਸਤੇ ਪੁੱਧੁੰ ਹਨੇਰਾ ਹੈ। ਗੁਰੂ ਦੇ ਸ਼ਬਦ ਦੁਆਰਾ ਸਦਾ ਕਾਇਮ ਰਹਿਣ ਵਾਲੇ ਅਕਾਲ ਪੁਰਖ ਨਾਲ ਜਾਣ ਪਛਾਣ ਬਣ ਸਕਦੀ ਹੈ। ਜਿਨ੍ਹਾਂ ਬੰਦਿਆਂ ਨੇ ਅਕਾਲ ਪੁਰਖ ਨਾਲ ਸਾਂਝ ਪਾ ਲਈ ਹੈ, ਉਹ ਹਉਮੈ ਤੇ ਤ੍ਰਿਸ਼ਨਾ ਉਪਰ ਕਾਬੂ ਰੱਖ ਕੇ ਸਦਾ ਆਤਮਕ ਆਨੰਦ ਮਾਣਦੇ ਰਹਿੰਦੇ ਹਨ। ਅਕਾਲ ਪੁਰਖ ਹਰੇਕ ਜੀਵ ਜੰਤੂ ਤੇ ਵਸਤੂ ਨੂੰ ਪੈਦਾ ਕਰਨ ਵਾਲਾ ਖੁਦ ਆਪ ਹੀ ਹੈ। ਇਸ ਲਈ ਹਮੇਸ਼ਾਂ ਇਹੀ ਬੇਨਤੀ ਕਰਨੀ ਹੈ, ਕਿ ਹੇ ਅਕਾਲ ਪੁਰਖ! ਜਿਵੇਂ ਤੁਹਾਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ ਮੈਨੂੰ ਆਪਣੇ ਹੁਕਮੁ ਤੇ ਰਜਾ ਵਿੱਚ ਰੱਖੋ। ਮੇਰੇ ਤੇ ਮਿਹਰ ਕਰੋ ਤਾਂ ਜੋ ਮੈਨੂੰ ਤੁਹਾਡਾ ਨਾਮੁ ਮਿਲ ਜਾਏ। ਕਿਉਂਕਿ ਅਕਾਲ ਪੁਰਖ ਦਾ ਨਾਮੁ ਹੀ ਮਨੁੱਖ ਵਾਸਤੇ ਸਭ ਤੋਂ ਚੰਗਾ ਕਰਮ ਹੈ, ਜਿਸ ਨਾਲ ਮਨੁੱਖ ਦਾ ਚੰਗਾ ਆਚਰਨ ਬਣਾ ਸਕਦਾ ਹੈ।

ਗਰੀ ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਗਰੀ ਨਾਮੁ ਮਿਲੈ ਆਚਾਰੁ ॥੧॥ ਰਹਾਉ ॥ (48, 44)

ਜੀਵਨ ਦੀ ਅਸਲੀ ਸਿਖਿਆ ਡਿਗਰੀਆਂ ਲੈਣ ਨਾਲ ਨਹੀਂ ਮਿਲਦੀ, ਦੁਨਿਆਵੀ ਸਿਖਿਆ ਦੇ ਨਾਲ ਨਾਲ ਆਪਣਾ ਆਚਰਨ ਵੀ ਉੱਚਾ ਬਣਾਣਾ ਹੈ। ਆਚਰਨ ਇਕ ਦਰੱਖਤ ਦੀ ਤਰ੍ਹਾਂ ਹੈ, ਜਿਸ ਤੋਂ ਫਲ ਤੇ ਠੰਡੀ ਛਾਂ ਪ੍ਰਾਪਤ ਹੋ ਸਕਦੀ ਹੈ, ਡਿਗਰੀ ਇਕ ਦਰੱਖਤ ਦੇ ਪਰਛਾਂਵੇ ਦੀ ਤਰ੍ਹਾਂ ਹੈ, ਜਿਸ ਦੀ ਇਕ ਚੰਗੇ ਆਚਰਨ (ਦਰੱਖਤ) ਤੋਂ ਬਿਨਾ ਕੋਈ ਕੀਮਤ ਨਹੀਂ। ਪਰੰਤੂ ਅਫਸੋਸ ਕਿ ਜਿਆਦਾ ਤਰ ਲੋਕ ਪਰਛਾਂਵੇ ਪਿਛੇ ਹੀ ਭੱਜਦੇ ਹਨ ਤੇ ਦਰੱਖਤ ਨੂੰ ਭੁਲ ਜਾਂਦੇ ਹਨ। ਜਿਹੜਾ ਮਨੁੱਖ ਗੁਰਮੁਖਾਂ ਦੀ ਸੰਗਤਿ ਵਿੱਚ ਮਿਲ ਬੈਠਦਾ ਹੈ, ਗੁਰੂ ਆਸੇ ਅਨੁਸਾਰ ਚਲਦਾ ਹੈ, ਸੁਰਤਿ ਸ਼ਬਦ ਵਿਚਾਰ ਵਿੱਚ ਜੋੜੀ ਰੱਖਦਾ ਹੈ, ਤਾਂ ਉਸ ਮਨੁੱਖ ਦੇ ਮਨ ਵਿੱਚ ਸੰਤੋਖ ਆ ਵਸਦਾ ਹੈ, ਤੇ ਉਸ ਦੇ ਮਨ ਅੰਦਰ ਸਦਾ ਅੰਨੰਦ ਬਣਿਆ ਰਹਿੰਦਾ ਹੈ।

ਸਿਖਿਆਂ ਦਾ ਮੰਤਵ ਇਹੀ ਹੈ ਕਿ ਮਨੁੱਖ ਅੰਦਰ ਹਰੇਕ ਕੰਮ ਕਰਨ ਲਈ ਜਾਂ ਕਿਸੇ ਵਿਸ਼ੇ ਬਾਰੇ ਜਾਣਕਾਰੀ ਹਾਸਲ ਕਰਨ ਲਈ ਢੂੰਘੀ ਸੋਚ ਵੀਚਾਰ ਕਰਨ ਦੀ ਆਦਤ ਬਣ ਜਾਵੇ। ਮਨੁੱਖ ਦੀ ਲਿਆਕਤ ਤੇ ਆਚਰਨ ਹੀ ਉਸ ਨੂੰ ਜੀਵਨ ਦੀ ਸੱਚੀ ਸਫਲਤਾ ਵਲ ਲਿਆ ਸਕਦੇ ਹਨ।

ਅਕਾਲ ਪੁਰਖ ਦੇ ਹੁਕਮੁ ਤੇ ਰਜਾ ਵਿੱਚ ਚਲਣਾ ਹੀ ਸਹੀ ਕਾਰ ਹੈ, ਇਸ ਲਈ ਉਸ ਅਕਾਲ ਪੁਰਖ ਦੇ ਚਰਨਾਂ ਨਾਲ ਲਿਵ ਜੋੜਨੀ ਚਾਹੀਦੀ ਹੈ, ਜਿਸ ਨੇ ਇਹ ਸਰੀਰ ਤੇ ਮਨ ਨੂੰ ਪੈਦਾ ਕੀਤਾ ਹੈ ਤੇ ਇਨ੍ਹਾਂ ਨੂੰ ਸੋਹਣਾ ਬਣਾਇਆ ਹੈ। ਮਨ ਦੇ ਹਠ ਨਾਲ ਜਾਂ ਸਰੀਰ ਨੂੰ ਕਸ਼ਟ ਦੇ ਕੇ ਭਾਵੇਂ ਲੱਖਾਂ ਕ੍ਰੋੜਾਂ ਕਰਮ ਕੀਤੇ ਜਾਣ, ਤਾਂ ਵੀ ਮਨ ਵਿੱਚੋਂ ਹਉਮੈ ਦਾ ਰੋਗ ਦੂਰ ਨਹੀਂ ਹੁੰਦਾ। ਜਿਹੜਾ ਮਨੁੱਖ ਗੁਰੂ ਦੇ ਉਪਦੇਸ਼ ਨੂੰ ਕਮਾ ਕੇ ਗੁਰੂ ਦੇ ਸ਼ਬਦ ਅਨੁਸਾਰ ਜੀਵਨ ਬਣਾ ਲੈਂਦਾ ਹੈ, ਉਹ ਮਨੁੱਖ ਹਉਮੈ ਦੇ ਰੋਗ ਤੋਂ ਬਚਿਆ ਰਹਿੰਦਾ ਹੈ। ਹਰੇਕ ਕਰਮ ਸਦਾ ਬਿਰ ਰਹਿੰਣ ਵਾਲੇ ਅਕਾਲ ਪੁਰਖ ਦੇ ਨਾਮੁ ਰੂਪੀ ਅੰਮ੍ਰਿਤ ਤੋਂ ਘਟੀਆ ਹੈ, ਅਕਾਲ ਪੁਰਖ ਦੇ ਹੁਕਮੁ ਤੇ ਰਜਾ ਅਨੁਸਾਰ ਕੀਤਾ ਗਿਆ ਕਰਮ, ਬਾਕੀ ਸਭ ਤਰ੍ਹਾਂ ਦੇ ਕੀਤੇ ਗਏ ਕਰਮਾਂ ਧਰਮਾਂ ਨਾਲੋਂ ਸ੍ਰੇਸ਼ਟ ਤੇ ਸੱਚਾ ਆਚਰਨ ਹੈ।

ਸਚਹੁ ਓਰੈ ਸਭੁ ਕੇ ਉਪਰਿ ਸਚੁ ਆਚਾਰੁ ॥ (੬੨)

ਉੱਚਾ ਆਚਰਨ ਤੇ ਅਕਾਲ ਪੁਰਖ ਦੇ ਨਾਮੁ ਰੂਪੀ ਅੰਮ੍ਰਿਤ ਦੀ ਮਹਾਨਤਾ ਉਹੀ ਮਨੁੱਖ ਸਮਝ ਸਕਦਾ ਹੈ, ਜਿਸ ਨੇ ਆਪਣੇ ਅੰਦਰ ਅਕਾਲ ਪੁਰਖ ਵਰਗੇ ਗੁਣ ਪੈਦਾ ਕੀਤੇ ਹੋਣ।

ਏਵੱਡ ਉੱਚਾ ਹੋਵੈ ਕੋਇ ॥ ਤਿਸੁ ਉੱਚੇ ਕਉ ਜਾਣੈ ਸੋਇ ॥ (੫)

ਆਪਣੀ ਮਸ਼ਹੂਰੀ ਬਣਾਣ ਦੀ ਬਜਾਏ ਆਪਣੇ ਆਚਰਨ ਨੂੰ ਉੱਚਾ ਬਣਾਣਾ ਹੈ। ਕਿਉਂਕਿ ਆਚਰਨ ਇਕ ਅਸਲੀਅਤ ਤੇ ਸਚਾਈ ਹੈ, ਜਦੋਂ ਕਿ ਮਸ਼ਹੂਰੀ ਤਾਂ ਸਿਰਫ ਇਹੀ ਹੈ ਕਿ ਲੋਕੀ ਸਾਡੇ ਬਾਰੇ ਕੀ ਸੋਚਦੇ ਹਨ।

ਅਸੀਂ ਜੀਵ ਇਸਤਰੀਆਂ ਗੱਲਾਂ ਵਿੱਚ ਤਾਂ ਬਹੁਤ ਸੁਚੱਜੀਆਂ ਕਰਦੀਆਂ ਹਾਂ, ਪਰੰਤੂ ਆਚਰਨ ਦੀਆਂ ਬਹੁਤ ਮਾੜੀਆਂ ਹਾਂ। ਵਿਕਾਰਾਂ ਨਾਲ ਭਰੀਆਂ ਹੋਣ ਕਰਕੇ ਅਸੀਂ ਆਪਣੇ ਮਨ ਅੰਦਰੋਂ ਖੋਟੀਆਂ ਤੇ ਕਾਲੀਆਂ ਹਾਂ, ਪਰੰਤੂ ਬਾਹਰੋਂ ਬਹੁਤ ਸਾਫ਼ ਸੁਥਰੀਆਂ ਬਣਨ ਦੀ ਕੋਸ਼ਿਸ਼ ਕਰਦੀਆਂ ਹਾਂ। ਅਸੀਂ ਰੀਸਾਂ ਤਾਂ ਉਨ੍ਹਾਂ ਸੁਹਾਗਣਾਂ ਦੀਆਂ ਕਰਦੀਆਂ ਹਾਂ ਜੋ ਸਾਵਧਾਨ ਹੋ ਕੇ ਆਪਣੇ ਖਸਮ ਅਕਾਲ ਪੁਰਖ ਦੇ ਪਿਆਰ ਵਿੱਚ ਭਿੱਜੀਆਂ ਰਹਿੰਦੀਆਂ ਹਨ ਤੇ ਆਤਮਿਕ ਆਨੰਦ ਮਾਣਦੀਆਂ ਰਹਿੰਦੀਆਂ ਹਨ। ਅਜੇਹੀਆਂ ਸੁਹਾਗਣਾਂ ਇਤਨੇ ਗੁਣ ਹੁੰਦੀਆਂ ਵੀ ਨਿਰਮਾਣੀਆਂ ਬਣ

ਕੇ ਰਹਿੰਦੀਆਂ ਹਨ। ਇਸ ਲਈ ਸਾਡਾ ਮਨੁੱਖਾ ਜਨਮ ਤਾਂ ਹੀ ਸਫਲ ਹੋ ਸਕਦਾ ਹੈ, ਜੇਕਰ ਅਸੀਂ ਵੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਇਕ ਸੁਚੱਜੇ ਜੀਵਨ ਦੀ ਜਾਚ ਸਿੱਖੀਏ।

ਮ ੧ // ਗਲੀ ਅਸੀਂ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ (੮੪, ੮੫)

ਜੇਕਰ ਕਿਸੇ ਮਨੁੱਖ ਆਚਰਨ ਜਾਨਣਾ ਹੋਵੇ ਤਾਂ ਇਹ ਵੇਖਣਾਂ ਚਾਹੀਦਾ ਹੈ ਕਿ ਉਸ ਦਾ ਉਨ੍ਹਾਂ ਲੋਕਾਂ ਪ੍ਰਤੀ ਕਿਸ ਤਰ੍ਹਾਂ ਦਾ ਵਤੀਰਾ ਹੈ, ਜਿਹੜੇ ਕਿ ਉਸ ਲਈ ਕੁਝ ਕੰਮ ਨਹੀਂ ਕਰ ਸਕਦੇ ਹਨ, ਜਾਂ ਉਸ ਦਾ ਕੋਈ ਫਾਇਦਾ ਨਹੀਂ ਕਰ ਸਕਦੇ।

ਮੁਸ਼ਕਲ ਦੇ ਸਮੇਂ ਵਿਚ ਤਾਂ ਸਾਰੇ ਆਪਣਾ ਵਤੀਰਾ ਚੰਗਾ ਵਖਾਉਂਦੇ ਹਨ, ਪਰੰਤੂ ਉਨ੍ਹਾਂ ਦੀ ਅਸਲੀਅਤ ਤਾਂ ਉਸ ਸਮੇਂ ਪਤਾ ਲਗਦੀ ਹੈ, ਜਦੋਂ ਉਨ੍ਹਾਂ ਨੂੰ ਤਾਕਤ ਜਾਂ ਕੁਰਸੀ ਮਿਲ ਜਾਂਦੀ ਹੈ।

ਮਨੁੱਖ ਦਾ ਅਸਲੀ ਆਚਰਨ ਉਸ ਸਮੇਂ ਪਤਾ ਚਗਦਾ ਹੈ, ਜਦੋਂ ਉਸ ਨੂੰ ਕੋਈ ਵੇਖ ਨਾ ਰਿਹਾ ਹੋਵੇ। ਜਿਹੜੇ ਮਨੁੱਖ ਅੰਦਰੋਂ ਹੋਰ ਤੇ ਬਾਹਰੋਂ ਹੋਰ ਹੁੰਦੇ ਹਨ, ਉਨ੍ਹਾਂ ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਹੈ।

ਤਿਲਹੁ ਮੁਹਬਤਿ ਜਿੰਨ੍ ਸੇਈ ਸਚਿਆ ॥ ਜਿਨ੍ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ (੮੮੮)

ਕਿਤੇ ਖੂਸੀ ਗਾਮੀ ਦਾ ਖਿਲਾਰਾ ਹੈ, ਕਿਤੇ ਜੀਵ ਕਸਟ ਸਹਾਰਦੇ ਰਹਿੰਦੇ ਹਨ, ਕਿਤੇ ਕੋਈ ਧਨ ਵਾਲੇ ਹਨ ਤੇ ਕਿਤੇ ਕੰਗਾਲ, ਕਿਤੇ ਕੋਈ ਆਪਣੀ ਸੋਭਾ ਹੁੰਦੀ ਵੇਖ ਕੇ ਖੂਸ ਹੋ ਰਿਹਾ ਹੈ ਤੇ ਕਿਤੇ ਕੋਈ ਆਪਣੇ ਹਉਮੈਂ ਵਿਚ ਮਸਤ ਹੈ, ਕਿਤੇ ਕੋਈ ਪੁੱਤਰ ਇਸਤੀ ਦੇ ਮੌਹ ਵਿਚ ਫਸਿਆ ਹੋਇਆ ਹੈ ਤੇ ਕਿਤੇ ਹਾਥੀ ਘੋੜਿਆਂ, ਸੁੰਦਰ ਕਪਿਤਿਆਂ ਦੀ ਲਗਨ ਲੱਗੀ ਹੋਈ ਹੈ, ਕਿਤੇ ਕੋਈ ਰੂਪ ਤੇ ਜਵਾਨੀ ਦੇ ਨਸੇ ਵਿਚ ਮਸਤ ਹੈ। ਕਿਤੇ ਲੋਕ ਗੀਤ ਨਾਦ ਸੁਣ ਕੇ ਖੂਸ ਹੋ ਰਹੇ ਹਨ, ਕਿਤੇ ਸੋਣੀ ਸੇਜਾਂ, ਹਾਰ ਸਿੰਗਾਰ ਤੇ ਮਹਲ ਮਾੜੀਆਂ ਦੀ ਲਾਲਸਾ ਹੈ। ਕਿਤੇ ਕੋਈ ਹਉਮੈਂ ਵਿਚ ਫਸਿਆ ਹੋਇਆ ਧਾਰਮਿਕ ਕੰਮ ਕਰ ਰਿਹਾ ਹੈ, ਕੋਈ ਗ੍ਰਿਹਸਤ ਵਿਚ ਫਸਿਆ ਹੋਇਆ ਹੈ ਤੇ ਕੋਈ ਉਦਾਸੀ ਰੂਪ ਵਿਚ, ਕਿਤੇ ਕੋਈ ਧਾਰਮਿਕ ਰਵਾਇਤਿਾਂ ਵਿਚ ਰੁਝਿਆ ਹੋਇਆ ਹੈ ਤੇ ਕੋਈ ਉੱਚੀ ਜਾਤਿ ਦੇ ਮਾਣ ਵਿਚ ਹੈ। ਅਕਾਲ ਪੁਰਖੁ ਦੀ ਰਚੀ ਹੋਈ ਮਾਇਆ ਅਨੇਕਾਂ ਤਰੀਕਿਆਂ ਨਾਲ ਜੀਵਾਂ ਉਤੇ ਪ੍ਰਭਾਵ ਪਾਈ ਰੱਖਦੀ ਹੈ ਤੇ ਜੀਵ ਨੂੰ ਆਤਮਕ ਮੌਤ ਮਾਰਦੀ ਰਹਿੰਦੀ ਹੈ। ਮਾਇਆ ਦਾ ਇਹ ਪ੍ਰਭਾਵ ਅਕਾਲ ਪੁਰਖੁ ਨੂੰ ਭੁਲਣ ਕਰਕੇ ਹੋ ਰਿਹਾ ਹੈ। ਅਕਾਲ ਪੁਰਖੁ ਆਪ ਹੀ ਸੰਤ ਜਨਾਂ ਦੇ ਮਾਇਆ ਦੇ ਬੰਧਨ ਕੱਟ ਦੇਂਦਾ ਹੈ ਤੇ ਫਿਰ ਮਾਇਆ ਉਨ੍ਹਾਂ ਉਪਰ ਆਪਣਾ ਜੋਰ ਨਹੀਂ ਪਾ ਸਕਦੀ। ਜਿਸ ਮਨੁੱਖ ਨੇ ਅਕਾਲ ਪੁਰਖੁ ਦੇ ਚਰਨਾਂ ਦਾ ਓਟ ਆਸਰਾ ਲੈ ਲਿਆ, ਮਾਇਆ ਉਸ ਮਨੁੱਖ ਦੇ ਨੇੜੇ ਨਹੀਂ ਢੁੱਕ ਸਕਦੀ। ਅਕਾਲ ਪੁਰਖੁ ਦੇ ਸੇਵਕ ਉਸ ਦੇ ਨਾਮੁ ਦਾ ਆਸਰਾ ਲੈ ਕੇ ਆਤਮਕ ਜੀਵਨ ਦਾ ਆਨੰਦ ਮਾਣਦੇ ਰਹਿੰਦੇ ਹਨ।

ਮਾਇਆ ਬਿਆਪਤ ਬਹੁ ਪਰਕਾਰੀ ॥ ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ (੯੨)

ਅਕਾਲ ਪੁਰਖੁ ਦੇ ਗੁਣਾਂ ਦੀ ਵਿਚਾਰ ਵਾਲੀ ਪਵਿਤਰ ਬਾਣੀ ਮਨੁੱਖ ਦੀ ਭਟਕਣਾ ਮੁਕਾ ਦਿੰਦੀ ਹੈ, ਤੇ ਮਨੁੱਖ ਨੂੰ ਸਹਜ ਅਵਸਥਾ ਮਿਲ ਜਾਂਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਮਨੁੱਖ ਅਕਾਲ ਪੁਰਖੁ ਨਾਲ ਡੂੰਘੀ ਸਾਂਝ ਪਾ ਸਕਦਾ ਹੈ। ਅਕਾਲ ਪੁਰਖੁ ਦਾ ਨਾਮੁ ਜਪਣ ਸਦਕਾ ਮਨੁੱਖ ਦੇ ਮਨ ਦਾ ਸੁਭਾਅ ਇਸ ਤਰ੍ਹਾਂ ਦਾ ਬਣ ਜਾਂਦਾ ਹੈ ਕਿ ਮਨੁੱਖ ਅਕਾਲ ਪੁਰਖੁ ਨੂੰ ਚੇਤੇ ਰੱਖਣ ਤੋਂ ਬਿਨਾ ਰਹਿ ਨਹੀਂ ਸਕਦਾ। ਅਕਾਲ ਪੁਰਖੁ ਦਾ ਨਾਮੁ ਜਪਣ ਸਦਕਾ ਮਨੁੱਖ ਦੇ ਮਨ ਅੰਦਰੋਂ ਮਾਇਕ ਪਦਾਰਥਾਂ ਦੇ ਚਸਕੇ ਦੂਰ ਹੋ ਜਾਂਦੇ ਹਨ, ਮਨ ਵਿਚ ਨਿੱਤ ਹੋ ਰਿਹਾ ਮਾਇਆ ਵਾਲਾ ਝਗੜਾ ਮਿਟ ਜਾਂਦਾ ਹੈ, ਤੇ ਹੰਕਾਰ ਖਤਮ ਹੋ ਜਾਂਦਾ ਹੈ। ਮਨੁੱਖ ਦਾ ਚਿੱਤ ਅਕਾਲ ਪੁਰਖੁ ਦੇ ਨਾਮੁ ਨਾਲ ਰੰਗਿਆ ਰਹਿੰਦਾ ਹੈ, ਤੇ ਉਸ ਬੇਅੰਤ ਅਕਾਲ ਪੁਰਖੁ ਦੇ ਹੁਕਮੁ ਤੇ ਰਜਾ ਵਿਚ ਅਡੋਲ ਟਿਕਿਆ ਰਹਿੰਦਾ ਹੈ। ਜਾਤ ਪਾਤ ਵਰਨ ਤੇ ਲੋਕ ਲਾਜ ਲਈ ਕੀਤੇ ਜਾਣ ਵਾਲੇ ਧਰਮ ਕਰਨ ਦੀ ਆਦਤ ਖਤਮ ਹੋ ਜਾਂਦੀ ਹੈ। ਮਨੁੱਖ ਉਤੇ ਅਕਾਲ ਪੁਰਖੁ ਦੀ ਮਿਹਰ ਦੀ ਨਿਗਾਹ ਹੋਣ ਸਦਕਾ, ਹੁਣ ਉਸ ਨੂੰ ਆਤਮਕ ਸੁਖ ਮਿਲ ਜਾਂਦਾ ਹੈ।

ਸਾਦ ਰਹੇ ਬਾਦੰ ਅਹੰਕਾਰਾ ॥ ਚਿਤੁ ਹਰੀ ਸਿਉ ਰਤਾ ਹੁਕੀਮ ਅਪਾਰਾ ॥ ਜਾਤਿ ਰਹੇ ਪਤਿ ਕੇ ਆਚਾਰਾ ॥ ਦ੍ਰਿਸਟਿ ਭਈ ਸੁਖੁ ਅਤਮ ਧਰਾ

//੮॥ (੨੨੦, ੨੨੧)

ਗੁਰੂ ਸਾਹਿਬ ਸਮਝਾਂਦੇ ਹਨ ਕਿ, ਜਿਸ ਅਕਾਲ ਪੁਰਖੁ ਦੀ ਕ੍ਰਿਪਾ ਨਾਲ ਤੂੰ ਪੰਨ ਦਾਨ, ਦੁਨਿਆਵੀ ਕਾਰਜ, ਰੀਤਾਂ ਰਸਮਾਂ ਰਿਵਾਜ ਕਰਨ ਜੋਗਾ ਹੋਇਆ ਹੈ, ਉਸ ਅਕਾਲ ਪੁਰਖੁ ਨੂੰ ਆਪਣੇ ਹਰੇਕ ਸਵਾਸ ਨਾਲ ਚੇਤੇ ਕਰਦਾ ਰਿਹਾ ਕਰ ਤੇ ਗੁਰੂ ਦੀ ਕਿਰਪਾ ਨਾਲ ਦਿਨ ਰਾਤ ਉਸ ਅਕਾਲ ਪੁਰਖੁ ਦੀ ਸਿਫਤਿ ਸਾਲਾਹ ਕਰਦਾ ਰਿਹਾ ਕਰ।

ਜਿਹ ਪ੍ਰਸਾਦਿ ਤੂ ਆਚਾਰ ਬਿਉਹਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਰੀ ॥ (੨੨੦)

ਅਕਾਲ ਪੁਰਖੁ ਦੀ ਇਸ ਰਚੀ ਹੋਈ ਦੁਨੀਆਂ ਵਿਚ ਕਈ ਕਰੋੜਾਂ ਤਰ੍ਹਾਂ ਦੇ ਪ੍ਰਾਣੀ ਹਨ, ਕਈ ਪੁਜਾਰੀ ਹਨ, ਕਈ ਧਾਰਮਿਕ ਰੀਤਾਂ ਰਸਮਾਂ ਕਰਨ ਵਾਲੇ ਹਨ, ਕਈ ਤੀਰਥਾਂ ਤੇ ਰਹਿੰਦੇ ਹਨ, ਕਈ ਜੰਗਲਾਂ ਵਿਚ ਫਿਰਦੇ ਰਹਿੰਦੇ ਹਨ, ਕਈ ਵੇਦਾਂ ਦਾ ਪਾਠ ਸੁਣਦੇ ਰਹਿੰਦੇ ਹਨ, ਕਈ ਤਪੀਏ ਬਣੇ ਹੋਏ ਹਨ, ਕਈ ਆਪਣੇ ਅੰਦਰ ਸੁਰਤਿ ਜੋੜ ਰਹੇ ਹਨ, ਕਈ ਕਰੋੜਾਂ ਰਚੀਆਂ ਕਵਿਤਾਵਾਂ ਵਿਚਾਰਦੇ ਰਹਿੰਦੇ ਹਨ, ਕਈ ਅਕਾਲ ਪੁਰਖੁ ਦਾ ਨਿੱਤ ਨਵਾਂ ਨਾਮੁ ਸਿਮਰਦੇ ਰਹਿੰਦੇ ਹਨ, ਪਰੰਤੂ ਉਸ ਅਕਾਲ ਪੁਰਖੁ ਦਾ ਅੰਤ ਨਹੀਂ ਪਾ ਸਕਦੇ।

ਅਸਟਪਦੀ ॥ ਕਈ ਕੋਟਿ ਹੋਏ ਪੁਜਾਰੀ ॥ ਕਈ ਕੋਟਿ ਆਚਾਰ ਬਿਉਹਰੀ ॥ (੨੨੫)

ਗੁਰੂ ਸਾਹਿਬ ਪਾਂਡੇ ਨੂੰ ਸਮਝਾ ਰਹੇ ਹਨ, ਕਿ ਅਕਾਲ ਪੁਰਖੁ ਨਿਰੀਆਂ ਧਾਰਮਿਕ ਰੀਤੀ ਰਸਮਾਂ ਨਾਲ ਵੱਸ ਵਿਚ ਨਹੀਂ ਕੀਤਾ ਜਾ ਸਕਦਾ, ਵੇਦ ਆਦਿਕ ਪੁਸਤਕਾਂ ਦੇ ਪਾਠ ਪੜ੍ਹਿਆਂ ਵੀ ਉਸ ਦੀ ਕਦਰ ਨਹੀਂ ਪਾਈ ਜਾ ਸਕਦੀ। ਜਿਸ ਅਕਾਲ ਪੁਰਖੁ ਦਾ ਭੇਦ ਅਠਾਰਾਂ ਪੁਰਾਣਾਂ ਤੇ ਚਾਰ ਵੇਦਾਂ ਨਹੀਂ ਲੱਭ ਸਕੀਆ, ਸਤਿਗੁਰੂ ਨੇ ਸਾਨੂੰ ਉਸ ਅਕਾਲ ਪੁਰਖੁ ਨੂੰ ਅੰਦਰ ਬਾਹਰ ਹਰ ਥਾਂ ਵਿਖਾ ਦਿੱਤਾ ਹੈ। ਇਸ ਲਈ ਹੇ ਪਾਂਡੇ! ਅਕਾਲ ਪੁਰਖੁ ਦੇ ਨਾਮੁ ਵਿਚ ਹੀ ਸੁੱਚ ਹੈ, ਮੈਂ ਤਾਂ ਅਕਾਲ ਪੁਰਖੁ ਦਾ ਨਾਮੁ ਹੀ ਪੜ੍ਹਦਾ ਹਾਂ, ਕਿਉਂਕਿ ਮੇਰੇ ਲਈ ਉਹੀ ਵੇਦਾ ਦਾ ਪਾਠ ਹੈ, ਅਕਾਲ ਪੁਰਖੁ ਦੇ ਨਾਮੁ ਵਿਚ ਹੀ ਸਾਰੀਆਂ ਧਾਰਮਿਕ ਰਸਮਾਂ ਆ ਜਾਂਦੀਆਂ ਹਨ, ਅਕਾਲ ਪੁਰਖੁ ਦੇ ਨਾਮੁ ਵਿਚ ਹੀ ਚੰਗੇ ਜੀਵਨ ਦੀ ਜਾਚ ਤੇ ਚੰਗਾ ਆਚਰਨ ਹੈ। ਇਸ ਲਈ ਤੂੰ ਵੀ ਇਸੇ ਤਰ੍ਹਾਂ ਅਕਾਲ ਪੁਰਖੁ ਦੇ ਗੁਣਾਂ ਬਾਰੇ ਵਿਚਾਰ ਕਰਿਆ ਕਰ।

ਆਚਾਰੀ ਨਹੀਂ ਜੀਤਿਆ ਜਾਇ ॥ ਪਾਠ ਪੜੈ ਨਹੀਂ ਕੀਮਤਿ ਪਾਇ ॥ ਅਸਟ ਦਸੀ ਰਹੁ ਭੇਦੁ ਨ ਪਾਇਆ ॥ ਨਾਨਕ ਸਤਿਗੁਰਿ ਬ੍ਰਹਮ
ਦਿਖਾਇਆ ॥੫॥੨੦॥

ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚਿ ਨਾਮੇ ਪੜਉ ਨਾਮੇ ਚਜੁ ਆਚਾਰੁ ॥੧॥ ਰਹਾਉ ॥

(੩੫੫)

ਗਿਆਨ ਨਾਲ ਮਨੁੱਖ ਕੁਰਸੀ ਜਾਂ ਤਾਕਤ ਤਾਂ ਹਾਸਲ ਕਰ ਸਕਦਾ ਹੈ, ਪਰੰਤੂ ਇਜਤ ਮਾਣ ਸਿਰਫ਼ ਉੱਚੇ ਆਚਰਨ ਨਾਲ ਹੀ ਮਿਲ ਸਕਦਾ ਹੈ।

ਜੇਕਰ ਕਿਸੇ ਮਨੁੱਖ ਆਚਰਨ ਜਾਨਣਾ ਹੋਵੇ ਤਾਂ ਇਹ ਵੇਖਣਾਂ ਚਾਹੀਦਾ ਹੈ ਕਿ ਉਸ ਦਾ ਆਪਣੇ ਤੋਂ ਛੋਟੇ ਤੇ ਨੀਵਿਆਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਹੈ। ਮਨੁੱਖ ਦਾ ਦੂਸਰਿਆਂ ਪ੍ਰਤੀ ਵਤੀਰਾ ਹੀ ਦਸਦਾ ਹੈ ਕਿ ਉਸ ਦੇ ਅੰਦਰ ਕਿਨੀ ਕੁ ਸਿਆਣਪ, ਦਇਆਲਤਾ, ਹਮਦਰਦੀ, ਇਮਾਨਦਾਰੀ, ਦ੍ਰਿੜਤਾ ਤੇ ਹਿੰਮਤ ਹੈ।

ਗੁਰੂ ਸਾਹਿਬ ਜੀਵ ਇਸਤ੍ਰੀ ਨੂੰ ਸੁਚੇਤ ਕਰਦੇ ਹਨ ਕਿ ਤੂੰ ਵੇਖਣ ਨੂੰ ਬਹੁਤ ਸੋਹਣੀ, ਰੂਪ ਵਾਲੀ, ਸਿਆਣੀ ਤੇ ਚਤੁਰ ਹੈ, ਪਰੰਤੂ ਤੂੰ ਬਹੁਤ ਹੰਕਾਰ ਤੇ ਮੌਹ ਵਿਚ ਫਸੀ ਹੋਈ ਹੈ। ਮਨੁੱਖ ਦੀ ਇਸ ਧਰਤੀ ਤੇ ਸਰਦਾਰੀ ਹੈ, ਮਨੁੱਖ ਕੋਲ ਸੋਨਾ ਚਾਂਦੀ ਤੇ ਬਹੁਤ ਸਾਰੇ ਧਨ ਪਦਾਰਥ ਹਨ, ਪਰੰਤੂ ਕਾਮ ਵਾਸਨਾ ਵਾਲਾ ਸੁਭਾਉ ਚੰਗੇ ਮਨੁੱਖ ਨੂੰ ਫਬਦਾ ਨਹੀਂ। ਜੀਵ ਇਸਤ੍ਰੀ ਸੋਹਣੇ ਕੱਪੜੇ ਪਹਿਨਦੀ ਹੈ, ਦੁਨੀਆਂ ਦੇ ਸਾਰੇ ਭੋਗ ਭੋਗਦੀ ਹੈ, ਅਤਰ ਚੰਦਨ ਤੇ ਹੋਰ ਅਨੇਕਾਂ ਤਰ੍ਹਾਂ ਦੀਆਂ ਸੁਗੰਧੀਆਂ ਵਰਤਦੀ ਹੈ, ਪਰੰਤੂ ਕ੍ਰੋਧ ਉਸ ਦਾ ਭੈੜਾ ਸਾਥੀ ਬਣਿਆ ਹੋਇਆ ਹੈ। ਜਿਸ ਜੀਵ ਇਸਤ੍ਰੀ ਉਤੇ ਅਕਾਲ ਪੁਰਖੁ ਦੀ ਮੇਹਰ ਦੀ ਨਜ਼ਰ ਹੁੰਦੀ ਹੈ, ਉਹ ਮਨੁੱਖ ਕਾਮ ਕ੍ਰੋਧ ਲੋਭ ਮੌਹ ਤੇ ਹੰਕਾਰ ਦੀ ਕੈਦ ਤੋਂ ਬਚ ਜਾਂਦਾ ਹੈ। ਜੇਕਰ ਜੀਵ ਇਸਤ੍ਰੀ ਅਕਾਲ ਪੁਰਖੁ ਪਤੀ ਦੀ ਸੁਹਾਗਣ ਬਣ ਜਾਂਦੀ ਹੈ ਤਾਂ ਇਹ ਸਾਰੇ ਸ਼ਿਗਾਰ ਤੇ ਸਾਰੇ ਸੁਖ ਜੋ ਇਸ ਨੂੰ ਮਿਲੇ ਹੋਏ ਹਨ, ਉਹ ਉਸ ਨੂੰ ਸਭ ਫਬ ਜਾਂਦੇ ਹਨ, ਤੇ ਜੀਵ ਇਸਤ੍ਰੀ ਸਚ ਮੁਚ ਬੜੀ ਸੋਹਣੀ ਤੇ ਬੜੀ ਸਿਆਣੀ ਬਣ ਜਾਂਦੀ ਹੈ।

ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੌਰਿ ਫਕੀ ਤੂੰ ॥੧॥ ਰਹਾਉ ॥

ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੁਜਾ ॥੧੨॥ (੩੨੪)

ਗੁਰੂ ਦੇ ਸਬਦ ਦੁਆਰਾ ਜੀਵ ਮਾਇਆ ਵੱਲੋਂ ਆਪਣੇ ਮਨ ਦੀ ਭਟਕਣਾ ਦੂਰ ਕਰ ਸਕਦਾ ਹੈ। ਜੇਹੜਾ ਮਨੁੱਖ ਆਪਣੇ ਮਨ ਵਿਚ ਅਕਾਲ ਪੁਰਖ ਦਾ ਨਾਮੁ ਵਸਾ ਲੈਂਦਾ ਹੈ, ਉਹ ਇਸੇ ਮਨੁੱਖਾ ਜਨਮ ਦੇ ਵਿਚ ਹੀ ਇਨ੍ਹਾਂ ਪੰਜਾਂ ਦੇ ਪ੍ਰਭਾਵ ਤੋਂ ਆਜ਼ਾਦ ਹੋ ਸਕਦਾ ਹੈ। ਅਕਾਲ ਪੁਰਖ ਨੂੰ ਵਿਸਾਰ ਕੇ ਮਨੁੱਖ ਆਪਣੇ ਹਉਮੈ ਦੀ ਕੈਦ ਵਿਚ ਫਸਿਆ ਰਹਿੰਦਾ ਹੈ, ਇਸ ਕੈਦ ਵਿਚੋਂ ਉਹੀ ਮਨੁੱਖ ਆਜ਼ਾਦ ਹੁੰਦੇ ਹਨ, ਜਿਨ੍ਹਾਂ ਨੇ ਗੁਰੂ ਦੀ ਸਰਨ ਵਿਚ ਪੈ ਕੇ ਇਸ ਹਉਮੈ ਨੂੰ ਆਪਣੇ ਕਾਬੂ ਵਿਚ ਕਰ ਲਿਆ ਹੈ। ਜਗਤ ਵਿਚ ਆਪਣੇ ਆਪ ਨੂੰ ਗਿਆਨਵਾਨ ਕਹਿਲਾਣ ਵਾਲੇ ਤਾਂ ਬਹੁਤ ਹਨ, ਪਰੰਤੂ ਕੋਈ ਵਿਰਲੇ ਹੀ ਹਨ, ਜਿਨ੍ਹਾਂ ਦਾ ਨਿੱਤ ਦਾ ਆਚਰਨ ਗੁਰੂ ਦੇ ਗਿਆਨ ਅਨੁਸਾਰ ਹੁੰਦਾ ਹੈ। ਜਗਤ ਵਿਚ ਪੰਡਿਤ ਤਾਂ ਬਹੁਤ ਹਨ, ਪਰੰਤੂ ਕੋਈ ਵਿਰਲੇ ਹੀ ਹਨ, ਜਿਹੜੇ ਵਿੱਚਿਆ ਦੇ ਅਨੁਸਾਰ ਵਿਚਾਰ ਕਰਦੇ ਹਨ, ਤੇ ਉਸ ਅਨੁਸਾਰ ਜੀਵਨ ਬਤੀਤ ਕਰਦੇ ਹਨ। ਅਜੇਹਾ ਉੱਚਾ ਆਚਰਨ ਤੇ ਉੱਚੀ ਵਿਚਾਰ ਸਿਰਫ਼ ਸਬਦ ਗੁਰੂ ਤੋਂ ਹੀ ਮਿਲ ਸਕਦੀ ਹੈ। ਗੁਰੂ ਨੂੰ ਮਿਲਣ ਤੋਂ ਬਿਨਾ ਇਹ ਸਾਰੀ ਸ੍ਰਿਸ਼ਟੀ ਦੇ ਲੋਕ ਆਪਣੇ ਹੰਕਾਰ ਕਰਕੇ ਭਟਕਦੇ ਰਹਿੰਦੇ ਹਨ।

ਜਗੁ ਬੰਦੀ ਮੁਕਤੇ ਹਉ ਮਾਰੀ ॥ ਜਗਿ ਗਿਆਨੀ ਵਿਰਲਾ ਆਚਾਰੀ ॥ ਜਗਿ ਪੰਡਿਤੁ ਵਿਰਲਾ ਵੀਚਾਰੀ ॥ ਬਿਨੁ ਸਤਿਗੁਰੁ ਭੇਟੇ ਸਭ ਫਿਰੈ
ਅਹੰਕਾਰੀ ॥੬॥ (੪੧੨, ੪੧੩)

ਜਿਸ ਮਨੁੱਖ ਦੇ ਮਨ ਵਿਚ ਕਾਮ ਕ੍ਰੋਧ ਲੋਭ ਮੌਹ ਤੇ ਹੰਕਾਰ ਹੈ, ਉਸ ਦਾ ਮਨ ਇਨ੍ਹਾਂ ਪੰਜ ਵਿਕਾਰਾਂ ਦਾ ਟਾਕਰਾ ਕਿਵੇਂ ਕਰ ਸਕਦਾ ਹੈ? ਚੰਚਲ ਮਨ ਵਿਕਾਰਾਂ ਨਾਲ ਸਦਾ ਮੈਲਾ ਰਹਿੰਦਾ ਹੈ, ਜਿਸ ਕਰਕੇ ਉਹ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾ ਸਕਦਾ। ਗੁਰੂ ਦੇ ਸੱਚੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਅਕਾਲ ਪੁਰਖ ਦਾ ਟਿਕਾਣਾ ਨਹੀਂ ਪਛਾਣ ਸਕਦਾ। ਜੇਹੜਾ ਮਨੁੱਖ ਗੁਰੂ ਦੇ ਬਚਨਾਂ ਨੂੰ ਵੀਚਾਰ ਕੇ ਉਨ੍ਹਾਂ ਅਨੁਸਾਰ ਜੀਵਨ ਵਿਚ ਵਿਚਰ ਕੇ ਇਕ ਅਕਾਲ ਪੁਰਖੁ ਨਾਲ ਸਾਂਝ ਪਾ ਲੈਂਦਾ ਹੈ, ਉਹ ਗੁਰੂ ਦੀ ਬਾਣੀ ਦੁਆਰਾ ਚੰਗਾ ਆਚਰਨ ਬਣਾਣਾ ਸਿਖ ਲੈਂਦਾ ਹੈ। ਫਿਰ ਉਸ ਮਨੁੱਖ ਦਾ ਮਨ ਅਕਾਲ ਪੁਰਖੁ ਦੇ ਨਾਮੁ ਵਿਚ ਰੰਗਿਆ ਰਹਿੰਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੁੰਦੇ ਹਨ, ਉਹ ਅਕਾਲ ਪੁਰਖੁ ਦੇ ਨਾਮੁ ਵਿਚ ਜੁੜ ਕੇ ਵਿਕਾਰਾਂ ਵੱਲੋਂ ਹਟ ਜਾਂਦੇ ਹਨ। ਇਸ ਲਈ ਆਪਣੇ ਮਨ ਨੂੰ ਸਮਝਾਣਾ ਹੈ ਕਿ ਤੂੰ ਵੀ ਸਬਦ ਗੁਰੂ ਦੁਆਰਾ ਅਕਾਲ ਪੁਰਖੁ ਨੂੰ ਲੱਭ ਕੇ ਸਹਜ ਅਵਸਥਾ ਵਿਚ ਟਿਕਿਆ ਰਹਿ।

ਕਰਿ ਬੀਚਾਰੁ ਆਚਾਰੁ ਪਰਤਾ ॥ ਸਤਿਗਰ ਬਚਨੀ ਏਕੈ ਜਤਾ ॥ ਨਾਨਕ ਰਾਮ ਨਾਮਿ ਮਨੁ ਰਤਾ ॥੧੦॥੭॥ (੪੧੪, ੪੧੫)

ਅਕਾਲ ਪੁਰਖੁ ਦੁਨੀਆਂ ਦੇ ਰਾਜਿਆਂ ਵਿਚੋਂ ਸਿਰੋਮਣੀ ਰਾਜਾ ਹੈ, ਮਾਲਕਾਂ ਵਿਚੋਂ ਸਭ ਤੋਂ ਵੱਡਾ ਮਾਲਕ, ਸਰਦਾਰਾਂ ਵਿਚੋਂ ਸਭ ਤੋਂ ਵੱਡਾ ਸਰਦਾਰ, ਉੱਚੀ ਕੁਲ ਵਾਲਿਆਂ ਵਿਚੋਂ ਸਿਰੋਮਣੀ ਕੁਲ ਵਾਲਾ, ਸੂਰਮਿਆਂ ਵਿਚੋਂ ਸਿਰੋਮਣੀ ਸੂਰਮਾ, ਗ੍ਰਿਹਸਤੀਆਂ ਵਿਚੋਂ ਸਭ ਤੋਂ ਵੱਡਾ ਗ੍ਰਿਹਸਤੀ, ਜਿਸ ਦਾ ਇਤਨਾ ਵੱਡਾ ਸੰਸਾਰ ਰੂਪੀ ਟੱਬਰ ਹੈ। ਦੁਨੀਆਂ ਦੇ ਦਰਬਾਰ ਲਾਣ ਵਾਲਿਆਂ ਵਿਚੋਂ ਸਭ ਤੋਂ ਵੱਡਾ ਕਰਮਾਤੀ, ਤੇ ਦੁਨੀਆਂ ਤੇ ਹੁਕਮ ਚਲਾਣ ਵਾਲਿਆਂ ਵਿਚੋਂ ਸਿਰੋਮਣੀ ਗਿਆਨ ਵਾਲਾ, ਕਰਮਾਤੀ ਤਾਕਤਾਂ ਰੱਖਣ ਵਾਲਿਆਂ ਵਿਚੋਂ ਸਭ ਤੋਂ ਵੱਡਾ ਕਰਮਾਤੀ, ਤੇ ਦੁਨੀਆਂ ਤੇ ਹੁਕਮ ਚਲਾਣ ਵਾਲਿਆਂ ਵਿਚੋਂ ਸਿਰੋਮਣੀ ਹਾਕਮ ਹੈ। ਅਕਾਲ ਪੁਰਖੁ ਕੰਮ ਕਰਨ ਵਾਲੇ ਸਿਆਣਿਆਂ ਵਿਚੋਂ ਸਭ ਤੋਂ ਵੱਡਾ ਕਰਤਾ ਤੇ ਸਾਰੀ ਸ੍ਰਿਸ਼ਟੀ ਦਾ ਰਚਨਹਾਰ ਹੈ, ਧਾਰਮਿਕ ਰਸਮਾਂ ਕਰਨ ਵਾਲਿਆਂ ਵਿਚੋਂ ਵੀ ਅਕਾਲ ਪੁਰਖੁ ਹੀ ਸਭ ਤੋਂ ਵੱਡੇ ਆਚਰਨ ਵਾਲਾ ਹੈ। ਦੁਨੀਆਂ ਦੇ ਸਾਹੂਕਾਰਾਂ ਵਿਚੋਂ ਵੀ ਅਕਾਲ ਪੁਰਖੁ ਸਦਾ ਕਾਇਮ ਰਹਿਣ ਵਾਲਾ ਸਿਰੋਮਣੀ ਸਾਹੂਕਾਰ ਹੈ, ਤੇ ਵਾਪਾਰੀਆਂ ਵਿਚੋਂ ਵੀ ਅਕਾਲ ਪੁਰਖੁ ਸਭ ਤੋਂ ਵੱਡਾ ਵਾਪਾਰੀ ਹੈ, ਜਿਸ ਨੇ ਇਤਨਾ ਵੱਡਾ ਜਗਤ ਦਾ ਪਸਾਰਾ ਪਸਾਰਿਆ ਹੋਇਆ ਹੈ ਤੇ ਆਪਣੇ ਹੁਕਮੁ ਅਨੁਸਾਰ ਚਲਾ ਰਿਹਾ ਹੈ।

ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੮॥ (੪੦੭, ੪੦੮)

ਜਿਨ੍ਹਾਂ ਮਨੁਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ, ਉਹ ਮਾਇਆ ਦੇ ਪਿਆਰ ਵਿਚ ਮਸਤ ਰਹਿੰਦੇ ਹਨ ਤੇ ਇਸ ਵਿਚੋਂ ਕਦੇ ਵੀ ਬਾਹਰ ਨਹੀਂ ਨਿਕਲਦੇ, ਉਨ੍ਹਾਂ ਦੇ ਮਨ ਵਿਚ ਤੱਖਲਾ ਤੇ ਕਲੋਸ਼ ਬਣਿਆ ਰਹਿੰਦਾ ਹੈ, ਉਨ੍ਹਾਂ ਨੇ ਦੁਨੀਆਂ ਦੇ ਝਮੇਲਿਆਂ ਵਿਚ ਫਸਣਾ ਤੇ ਖਪਣਾ ਆਪਣੇ ਸਿਰ ਉਤੇ ਆਪ ਸਹੇਤਿਆ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆ ਦੀ ਰਹਿਣੀ ਇਹੋ ਜਿਹੀ ਬਣ ਜਾਂਦੀ ਹੈ, ਕਿ ਉਹ ਕਦੇ ਵੀ ਗੁਰੂ ਦੇ ਸਬਦ ਦੀ ਵੀਚਾਰ ਦੁਆਰਾ ਅਕਾਲ ਪੁਰਖੁ ਦਾ ਨਾਮੁ ਚੇਤੇ ਨਹੀਂ ਕਰਦੇ। ਅਜੇਹੇ ਲੋਕ ਆਪਣਾ ਮਨੁਖਾ ਜਨਮ ਅਜਾਈਂ ਗਵਾ ਲੈਂਦੇ ਹਨ।

ਨਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ (੪੦੮, ੪੦੯)

ਮਨੁਖ ਦੀ ਕਮਜ਼ੋਰੀ ਜਾਂ ਉਸ ਦੀਆਂ ਕਮਜ਼ੋਰ ਆਦਤਾਂ, ਉਸ ਦਾ ਆਚਰਨ ਵੀ ਕਮਜ਼ੋਰ ਕਰ ਦਿੰਦੀਆਂ ਹਨ।

ਅਕਾਲ ਪੁਰਖੁ ਆਪ ਸਭ ਜੀਵਾਂ ਦੇ ਦਿਲਾਂ ਦੀ ਜਾਣਦਾ ਹੈ, ਇਸ ਵਾਸਤੇ ਉਹ ਹਠ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਤੇ ਨਾ ਹੀ ਧਾਰਮਿਕ ਭੇਖਾਂ ਨਾਲ ਪ੍ਰਸੰਨ ਹੁੰਦਾ ਹੈ। ਜੇਹੜੇ ਮਨੁਖ ਵਿੱਦਿਆ ਦੇ ਮਾਣ ਵਿਚ ਰਹਿੰਦੇ ਹਨ, ਉਹ ਆਤਮਕ ਮੌਤ ਮਰਦੇ ਰਹਿੰਦੇ ਹਨ। ਜੇਹੜਾ ਮਨੁਖ ਪੱਥਰ ਦੀਆਂ ਮੂਰਤੀਆਂ ਪੂਜਦਾ ਰਿਹਾ, ਤੀਰਥਾਂ ਤੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਰਿਹਾ ਤੇ ਇਨ੍ਹਾਂ ਕਰਮਾਂ ਨੂੰ ਹੀ ਧਰਮ ਸਮਝਦਾ ਰਿਹਾ, ਜੇਕਰ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਮਨੁਖ ਪਵਿਤਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁਖ ਅਕਾਲ ਪੁਰਖੁ ਦੇ ਨਾਮੁ ਵਿਚ ਲੀਨ ਰਹਿੰਦਾ ਹੈ, ਉਹੀ ਮਨੁਖ ਪਵਿਤਰ ਹੋ ਸਕਦਾ ਹੈ, ਤੇ ਲੋਕ ਪਰਲੋਕ ਵਿਚ ਇੱਜਤ ਪਾ ਸਕਦਾ ਹੈ। ਚੰਗਾ ਆਚਰਨ ਤੇ ਉੱਚੀ ਆਤਮਕ ਸੂਝ ਮਨੁਖ ਦੇ ਸਰੀਰ ਅੰਦਰ ਪੈਦਾ ਹੋ ਸਕਦੇ ਹਨ, ਤੇ ਮਨ ਸਦਾ ਅਡੋਲ ਅਵਸਥਾ ਤੇ ਧੀਰਜ ਵਿਚ ਟਿਕਿਆ ਰਹਿ ਸਕਦਾ ਹੈ। ਅਕਾਲ ਪੁਰਖੁ ਆਪਣੀ ਮੇਹਰ ਕਰ ਕੇ ਮਨੁਖ ਨੂੰ ਗੁਰੂ ਨਾਲ ਮਿਲਾ ਸਕਦਾ ਹੈ ਤੇ ਅੱਖ ਝਮਕਣ ਦੇ ਸਮੇਂ ਵਿਚ ਕ੍ਰੋੜਾਂ ਬੰਦਿਆਂ ਨੂੰ ਵਿਕਾਰਾਂ ਤੋਂ ਬਚਾ ਸਕਦਾ ਹੈ। ਪਰੰਤੂ ਇਹ ਸਭ ਕੁਝ ਤਾਂ ਹੀ ਸੰਭਵ ਹੈ, ਜੇਕਰ ਸਬਦ ਗੁਰੂ ਦੁਆਰਾ ਅਕਾਲ ਪੁਰਖੁ ਦੀ ਸਿਫਤਿ ਸਾਲਾਹ ਕਰਦੇ ਰਹੀਏ ਤੇ ਉਸ ਦੀ ਰਜਾ ਵਿਚ ਰਹਿਣ ਲਈ ਅਰਦਾਸ ਕਰਦੇ ਰਹੀਏ।

ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੌਟ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੨॥

(੯੮੬)

ਗੁਰੂ ਸਾਹਿਬ ਬਾਣੀ ਵਿਚ ਸਮਝਦੇ ਹਨ, ਕਿ ਮੈਂ ਆਪਣੇ ਹਿਰਦੇ ਵਿਚ ਇਕ ਅਕਾਲ ਪੁਰਖੁ ਦਾ ਹੀ ਆਸਰਾ ਰੱਖਿਆ ਹੋਇਆ ਹੈ ਤੇ ਅਕਾਲ ਪੁਰਖੁ ਦੇ ਨਾਮੁ ਤੋਂ ਬਿਨਾ ਮੈਂ ਹੁਣ ਕਿਸੇ ਹੋਰ ਕਰਮ ਕਾਂਡ ਵਿਚ ਵਿਸਵਾਸ ਨਹੀਂ ਰੱਖਦਾ ਹਾਂ। ਬੜੀ ਕਿਸਮਤ ਨਾਲ ਮੈਨੂੰ ਆਪਣਾ ਗੁਰੂ ਲੱਭਿਆ ਹੈ, ਜਿਸ ਨੇ ਮੇਰੇ ਹਿਰਦੇ ਅੰਦਰ ਅਕਾਲ ਪੁਰਖੁ ਦਾ ਨਾਮੁ ਪੱਕਾ ਕਰ ਦਿੱਤਾ ਹੈ। ਹੁਣ ਅਕਾਲ ਪੁਰਖੁ ਦਾ ਨਾਮੁ ਹੀ ਮੇਰੇ ਵਾਸਤੇ ਜਪ ਤਪ, ਵਰਤ, ਤੇ ਧਾਰਮਿਕ ਨਿਯਮ ਹੈ। ਸਬਦ ਦੁਆਰਾ ਅਕਾਲ ਪੁਰਖੁ ਦੇ ਗੁਣ ਗਾਣੇ ਹੁਣ ਮੇਰੇ ਵਾਸਤੇ ਧਾਰਮਿਕ ਰਸਮ ਤੇ ਉੱਚੀ ਜਾਤ ਹੈ। ਅਕਾਲ ਪੁਰਖੁ ਦੀ ਸਿਫਤਿ ਸਾਲਾਹ ਸੁਣ ਸੁਣ ਕੇ ਮੇਰੇ ਅੰਦਰ ਬਹੁਤ ਆਨੰਦ ਪੈਦਾ ਹੁੰਦਾ ਰਹਿੰਦਾ ਹੈ।

ਆਚਾਰ ਬਿਉਹਰ ਜਾਤਿ ਹਰਿ ਗੁਨੀਆ ॥ ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥ (੭੧੫)

ਦੁਨੀਆਂ ਦੇ ਲੋਕ ਤਰ੍ਹਾਂ ਤਰ੍ਹਾਂ ਦੇ ਕਰਮ ਕਾਂਡ ਕਰਦੇ ਰਹਿੰਦੇ ਹਨ। ਕਿਸੇ ਨੇ ਦੁਨੀਆਦਾਰੀ ਦਾ ਖਿਲਾਰਾ ਖਿਲਾਰਿਆ ਹੋਇਆ ਹੈ, ਕਿਸੇ ਨੇ ਦੇਵਤਿਆਂ ਦੀ ਪੂਜਾ ਦਾ ਅੰਡੰਬਰ ਰਚਾਇਆ ਹੋਇਆ ਹੈ। ਕਿਸੇ ਨੇ ਨਿਊਲੀ ਕਰਮ ਤੇ ਕੁੰਡਲਨੀ ਨਾੜੀ ਦੇ ਸਾਧਨਾਂ ਵਿਚ ਰੁਚੀ ਰੱਖੀ ਹੋਈ ਹੈ। ਕਿਸੇ ਨੇ ਘਰ ਬਾਰ ਛੱਡ ਕੇ ਜੰਗਲਾਂ ਵਿਚ ਡੇਰਾ ਲਾਇਆ ਹੈ, ਕਿਸੇ ਨੇ ਆਪਣੇ ਆਪ ਨੂੰ ਮੌਨਧਾਰੀ ਤੇ ਤਿਆਗੀ ਸਾਧੂ ਅਖਵਾਇਆ ਹੈ। ਕੋਈ ਤੀਰਥਾਂ ਉੱਤੇ ਨਿਵਾਸ ਰੱਖਦਾ ਹੈ, ਕੋਈ ਮਨੁਖ ਅੰਨ ਛੱਡ ਕੇ ਦੁਨੀਆਂ ਵਲੋਂ ਉਪਰਾਮ ਹੋਇਆ ਬੈਠਾ ਹੈ ਤੇ ਕੋਈ ਧਰਤੀ ਉਤੇ ਰਣ ਕਰਦਾ ਰਹਿੰਦਾ ਹੈ। ਕੋਈ ਮਨੁਖ ਆਪਣੇ ਆਪ ਨੂੰ ਸਿਆਣਾ ਪੰਡਿਤ ਅਖਵਾਂਦਾ ਹੈ, ਕੋਈ ਮਨੁਖ ਆਪਣੇ ਆਪ ਨੂੰ ਸ਼ਾਸਤ੍ਰਾਂ ਦੇ ਦੱਸੇ ਹੋਏ ਛੇ ਕਰਮਾਂ ਨਾਲ ਸਜਾਈ ਰੱਖਦਾ ਹੈ, ਕੋਈ ਮਨੁਖ ਸ਼ਾਸਤ੍ਰਾਂ ਅਨੁਸਾਰ ਕਰਮ ਕਾਂਡ ਨੂੰ ਸ੍ਰੇਸ਼ਟ ਕਰਣੀ ਸਮਝ ਕੇ ਕਰਦਾ ਰਹਿੰਦਾ ਹੈ। ਪਰੰਤੂ ਮੈਂ ਗਰੀਬ ਸਿਰਫ਼ ਅਕਾਲ ਪੁਰਖੁ ਦੀ ਸਰਨ ਪਿਆ ਰਹਿੰਦਾ ਹਾਂ, ਕਿਉਂਕਿ ਮਾਇਆ ਦੇ ਮੋਹ ਵਿਚ ਸੁੱਤਾ ਹੋਇਆ ਇਹ ਮਨ, ਅਕਾਲ ਪੁਰਖੁ ਦੇ ਨਾਮੁ ਤੋਂ ਬਿਨਾ ਨਹੀਂ ਜਾਗ ਸਕਦਾ।

ਕੋਈ ਚਤੁਰੁ ਕਹਾਵੈ ਪੰਡਿਤ ॥ ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ ਦੀਨ ਹਰਿ ਹਰਿ ਹਰਿ ਹਰਿ ਸਰਣੀ ॥੨॥ (੯੧੨, ੯੧੩)

ਉਹ ਅਕਾਲ ਪੁਰਖੁ ਆਪ ਹੀ ਸ਼੍ਰਿਸ਼ਟੀ ਪੈਦਾ ਕਰ ਕੇ ਆਪ ਹੀ ਸਾਰੇ ਜੀਵ ਬਣਾਂਦਾ ਹੈ, ਜਗਤ ਵਿਚ ਜੋ ਕੁਝ ਵੀ ਦਿੱਸ ਰਿਹਾ ਹੈ, ਉਹ ਸਭ ਅਕਾਲ ਪੁਰਖੁ ਆਪ ਹੀ ਆਪ ਹੈ। ਇਸ ਲਈ ਉਸ ਸਦਾ ਬਿਰ ਰਹਿੰਣ ਵਾਲੇ ਅਕਾਲ ਪੁਰਖੁ ਦੀ ਯਾਦ ਨੂੰ ਆਪਣੇ ਜੀਵਨ ਦਾ ਮੰਤਵ ਬਣਾ, ਤਾਂ ਜੋ ਜੀਵਨ ਵਿਚ ਸੁਖ ਮਿਲ ਸਕੇ, ਕਿਉਂਕਿ ਉਸ ਅਕਾਲ ਪੁਰਖੁ ਦੇ ਨਾਮੁ ਤੋਂ ਬਿਨਾ ਦੁਨੀਆਂ ਦੇ ਹੋਰ ਧੰਧਿਆਂ ਵਿਚ ਫਸ ਕੇ ਜੀਵਨ ਵਿਚ ਮੁਕਤੀ ਕਿਸ ਤਰ੍ਹਾਂ ਪ੍ਰਾਪਤ ਹੋ ਸਕਦੀ ਹੈ।

ਕਰਿ ਆਚਾਰੁ ਸਭੁ ਸੁਖੁ ਹੋਈ ॥ ਨਾਮ ਵਿਹੁਣਾ ਮੁਕਤਿ ਕਿਵ ਹੋਈ ॥੧੫॥ (੯੩੧)

ਜਿਹੜਾ ਮਨੁਖ ਅਕਾਲ ਪੁਰਖੁ ਦਾ ਨਾਮੁ ਰੂਪੀ ਅੰਮ੍ਰਿਤ ਪੀਂਦਾ ਹੈ, ਉਸ ਦੀ ਆਤਮਕ ਅਵਸਥਾ ਉੱਚੀ ਬਣ ਜਾਂਦੀ ਹੈ, ਤੇ ਉਸ ਦੇ ਮਨ ਦੀਆਂ ਕ੍ਰੋੜਾਂ ਮੰਗਾਂ ਪੁਰੀਆਂ ਹੋ ਜਾਂਦੀਆਂ ਹਨ। ਜਿਹੜੇ ਸੁਖ ਰਾਜ, ਮਾਲ, ਮਹਲ ਤੇ ਮਾੜੀਆਂ, ਵਿਚ ਹਨ, ਅਜੇਹੇ ਸੁਖ ਨਾਮੁ ਸਿਮਰਨ ਵਾਲਿਆਂ ਨੂੰ ਆਸਾਨੀ ਨਾਲ ਪ੍ਰਾਪਤ ਹੋ ਜਾਂਦੇ ਹਨ। ਜਿਹੜਾ ਮਨੁਖ ਅਕਾਲ ਪੁਰਖੁ ਦੇ ਨਾਮੁ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਮਨੁਖ ਦਾ ਆਚਰਨ ਉੱਚਾ ਤੇ ਸੁੱਚਾ ਬਣ ਜਾਂਦਾ ਹੈ।

ਰਜ ਮਾਲ ਸਾਦਨ ਦਰਬਾਰ ॥ ਸਿਮਰਤ ਨਾਮ ਪੁਰਨ ਆਚਾਰ ॥੩॥ (੧੧੩੨)

ਪੂਰੇ ਗੁਰੂ ਨੇ ਮੇਰੇ ਹਿਰਦੇ ਵਿਚ ਅਕਾਲ ਪੁਰਖ ਦਾ ਨਾਮੁ ਪੱਕਾ ਟਿਕਾ ਦਿੱਤਾ ਹੈ, ਤੇ ਹੁਣ ਸੈਨ੍ਹ ਨਿਸ਼ਚਾ ਹੋ ਗਿਆ ਹੈ, ਕਿ ਸਭਨਾਂ ਕੰਮਾਂ ਨਾਲੋਂ ਅਕਾਲ ਪੁਰਖ ਦਾ ਨਾਮੁ ਜਪਣਾ ਹੀ ਸ੍ਰੇਸ਼ਟ ਕੰਮ ਹੈ। ਕਾਰਾਂ ਵਿਹਾਰਾਂ ਦੀ ਸਫਲਤਾ ਵਾਸਤੇ ਲੋਕ ਸਗਨ ਵਿਚਾਰਦੇ ਹਨ, ਮਹੂਰਤ ਕਵਾਂਦੇ ਹਨ, ਪਰ ਮੇਰੇ ਵਾਸਤੇ ਤਾਂ ਅਕਾਲ ਪੁਰਖ ਦਾ ਨਾਮੁ ਹੀ ਸਭ ਕੁਝ ਹੈ। ਦੁਨੀਆਂ ਦੇ ਸੁਆਦਲੇ ਪਦਾਰਥਾਂ ਨੂੰ ਖਾ ਖਾ ਕੇ ਰੱਜਣਾ ਤੇ ਸੁਆਦ ਲੈਣ ਦੀ ਬਜਾਏ ਮੇਰੇ ਵਾਸਤੇ ਅਕਾਲ ਪੁਰਖ ਦੇ ਨਾਮੁ ਦਾ ਸਵਾਦ ਬਹੁਤ ਵਧੀਆਂ ਹੈ। ਤੀਰਥ ਯਾਤਰਾਂ ਤੇ ਮਿਥੇ ਹੋਏ ਸਾਰੇ ਧਰਮ ਕਰਨ ਦੀ ਬਜਾਏ ਮੇਰੇ ਵਾਸਤੇ ਅਕਾਲ ਪੁਰਖ ਦਾ ਨਾਮੁ ਹੀ ਅਸਲੀ ਤੀਰਥ ਹੈ ਤੇ ਇਹੀ ਮੇਰੇ ਲਈ ਸਭ ਤੋਂ ਪਵਿੱਤਰ ਕਾਰ ਵਿਹਾਰ ਹੈ।

ਨਾਮੁ ਹਮਾਰੈ ਸਉਣ ਸੰਜੋਗ ॥ ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥ (੧੧੪੪, ੧੧੪੬)

ਸੰਤ ਜਨਾਂ ਦੀ ਨਿੰਦਿਆ ਕਰਨ ਵਾਲੇ ਮਨੁੱਖ ਨੂੰ ਸਾਰਾ ਜਗਤ ਫਿਟਕਾਰਾਂ ਪਾਂਦਾ ਹੈ, ਕਿਉਂਕਿ ਜਗਤ ਜਾਣਦਾ ਹੈ, ਕਿ ਨਿੰਦਿਆ ਕਰਨ ਵਾਲੇ ਦਾ ਇਹ ਵਿਉਹਾਰ ਝੂਠਾ ਹੈ। ਨਿੰਦਿਆ ਕਰਦੇ ਰਹਿਣ ਕਰਕੇ ਨਿੰਦਿਆ ਕਰਨ ਵਾਲੇ ਦਾ ਆਪਣਾ ਆਚਰਨ ਹੀ ਗੰਦਾ ਹੋ ਜਾਂਦਾ ਹੈ। ਪਰੰਤੂ ਅਕਾਲ ਪੁਰਖ ਆਪਣੇ ਸੇਵਕ ਨੂੰ ਵਿਕਾਰਾਂ ਵਿਚ ਡੱਗਣ ਤੋਂ ਆਪ ਬਚਾਈ ਰੱਖਦਾ ਹੈ। ਸੰਤ ਜਨਾਂ ਦੀ ਨਿੰਦਿਆ ਕਰਨ ਵਾਲਿਆਂ ਦੀ ਗੱਲ ਨੂੰ ਕੋਈ ਵੀ ਮਨੁੱਖ ਸੱਚ ਨਹੀਂ ਮੰਨਦਾ, ਜਿਸ ਕਰਕੇ ਨਿੰਦਿਆ ਕਰਨ ਵਾਲੇ ਬਾਅਦ ਵਿਚ ਆਪਣੇ ਝੂਠੇ ਬੋਲਾਂ ਕਰਕੇ ਅਫਸੋਸ ਕਰਦੇ ਰਹਿੰਦੇ ਹਨ ਤੇ ਅੰਦਰੋਂ ਅੰਦਰੀ ਸਰਮਿੰਦੇ ਹੁੰਦੇ ਰਹਿੰਦੇ ਹਨ।

ਭੈਰਉ ਮਹਲਾ ੫ ॥ ਨਿੰਦਕ ਕਉ ਫਿਟਕੇ ਸੰਸਾਰ ॥ ਨਿੰਦਕ ਕਾ ਝੂਠਾ ਬਿਉਹਾਰ ॥ ਨਿੰਦਕ ਕਾ ਸੇਲਾ ਆਚਾਰ ॥ ਦਾਸ ਅਪੁਨੇ ਕਉ ਰਾਖਨਹਾਰ ॥੧॥ (੧੧੪੧, ੧੧੪੨)

ਕਰਮ ਕਾਂਡੀ ਲੋਕ ਅਕਾਲ ਪੁਰਖ ਦੀ ਭਗਤੀ ਕਰਨ ਵਾਲੇ ਨੂੰ ਨਿੰਦਦੇ ਰਹਿੰਦੇ ਹਨ, ਪਰੰਤੂ ਜਿਸ ਨੂੰ ਉਹ ਮਾੜਾ ਆਖਦੇ ਹਨ, ਅਸਲ ਵਿਚ ਉਹੀ ਮਨੁੱਖ ਜੀਵਨ ਦੀ ਸਹੀ ਜੁਗਤਿ ਨੂੰ ਜਾਣਦਾ ਹੈ, ਭਗਤ ਜਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਅਕਾਲ ਪੁਰਖ ਦੇ ਦਰ ਤੇ ਆਦਰ ਮਾਣ ਹਾਸਲ ਕਰਦੇ ਰਹਿੰਦੇ ਹਨ। ਉਹ ਗੁਰੂ ਦੇ ਦੱਸੇ ਹੋਏ ਰਸਤੇ ਤੇ ਚਲਦੇ ਹਨ, ਤੇ ਅਕਾਲ ਪੁਰਖ ਦੇ ਨਾਮੁ ਵਿਚ ਲੀਨ ਰਹਿੰਣ ਸਦਕਾ ਸੱਚੇ ਜੀਵਨ ਵਾਲੇ ਬਣ ਜਾਂਦੇ ਹਨ। ਗੁਰੂ ਸਾਹਿਬ ਸਮਝਾਂਦੇ ਹਨ, ਕਿ ਜੇਕਰ ਮੈਂ ਦੁਨੀਆਵੀ ਰਸਮਾਂ ਰਿਵਾਜ਼ਾਂ ਵਲੋਂ ਬੇਪਰਵਾਹ ਹੋ ਕੇ ਅਕਾਲ ਪੁਰਖ ਦੀ ਸਿਫਤਿ ਸਾਲਾਹ ਵਿਚ ਮਸਤ ਰਹਿੰਦਾ ਹਾਂ, ਤਾਂ ਜਗਤ ਦੇ ਲੋਕ ਸੈਨ੍ਹ ਮੂਰਖ ਆਖਦੇ ਹਨ, ਪਰੰਤੂ ਜੇ ਮੈਂ ਅਕਾਲ ਪੁਰਖ ਦੇ ਨਾਮੁ ਤੋਂ ਖੁੜ੍ਹੇ ਹੋਏ ਲੋਕਾਂ ਨੂੰ ਉਨ੍ਹਾਂ ਦੀਆਂ ਇਹ ਉਕਾਈਆਂ ਸਮਝਾਣ ਵਾਸਤੇ ਬਹੁਤਾ ਬੋਲਦਾ ਹਾਂ, ਤਾਂ ਤੇਰੇ ਚਰਨਾਂ ਵਿਚ ਮੇਰੀ ਸੁਰਤਿ ਦਾ ਟਿਕਾਊ ਘਟਦਾ ਹੈ। ਇਹ ਲੋਕ ਨਿਰੀਆਂ ਭਾਈਚਾਰਕ ਰਸਮਾਂ ਦੇ ਕਰਨ ਨੂੰ ਹੀ ਜੀਵਨ ਦਾ ਸਹੀ ਰਸਤਾ ਸਮਝਦੇ ਹਨ। ਅਸਲ ਉਕਾਈਆਂ ਉਹ ਹਨ, ਜਿਹੜੀਆਂ ਅਕਾਲ ਪੁਰਖ ਹਜ਼ੂਰੀ ਵਿਚ ਉਕਾਈਆਂ ਮੰਨੀਆਂ ਜਾਂਦੀਆਂ ਹਨ। ਅਜੇਹੀਆਂ ਭਾਈਚਾਰਕ ਰਸਮਾਂ ਕਿਸੇ ਅਰਥ ਨਹੀਂ ਜੋ ਅਕਾਲ ਪੁਰਖ ਦੇ ਨਾਮੁ ਤੋਂ ਵਿਛੋੜਦੀਆਂ ਹਨ।

ਪ੍ਰਭਾਤੀ ਮਹਲਾ ੧ ॥ ਮਸਟਿ ਕਰਉ ਮੂਰਖ ਜਗਿ ਕਰੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ ॥ ਝੁਲ ਝੁਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥੧॥ (੧੩੩੦, ੧੩੩੧)

ਜਗਤ ਵਿਚ ਜੋ ਕੁਝ ਵੀ ਦਿੱਸ ਰਿਹਾ ਹੈ, ਉਹ ਸਭ ਕੁਝ ਨਾਸਵੰਤ ਹੈ। ਜਿਸ ਮਾਇਆ ਨੂੰ ਮਨੁੱਖ ਆਪਣੀ ਸਮਝੀ ਬੈਠਾ ਹੈ, ਉਹ ਤਾਂ ਇਕ ਦਿਨ ਇਥੇ ਹੀ ਛੱਡ ਜਾਵੇਗਾ, ਪਰੰਤੂ ਉਸ ਮਾਇਆ ਦੀ ਖਾਤਰ ਕੀਤੇ ਪਾਪਾਂ ਦਾ ਭਾਰ ਆਪਣੇ ਸਿਰ ਉੱਤੇ ਜਰੂਰ ਲੈ ਜਾਵੇਗਾ। ਰਤਾ ਰਤਾ ਕਰ ਕੇ ਤੇ ਪਲ ਪਲ ਕਰ ਕੇ ਉਮਰ ਘਟਦੀ ਜਾਂਦੀ ਹੈ, ਪਰੰਤੂ ਮੂਰਖ ਮਨੁੱਖ ਇਸ ਗੱਲ ਨੂੰ ਸਮਝਦਾ ਨਹੀਂ। ਅਕਾਲ ਪੁਰਖ ਨਾਲੋਂ ਟੁੱਟੇ ਹੋਏ ਮੂਰਖ ਮਨੁੱਖ ਦੀ ਇਹੀ ਪਹਿਚਾਣ ਹੈ, ਕਿ ਮੂਰਖ ਮਨੁੱਖ ਉਹੀ ਕੁਝ ਕਰਦਾ ਰਹਿੰਦਾ ਹੈ, ਜਿਹੜਾ ਅੰਤ ਵੇਲੇ ਉਸ ਦੇ ਨਾਲ ਨਹੀਂ ਜਾਂਦਾ। ਇਸ ਲਈ ਆਪਣੇ ਮਨ ਨੂੰ ਸਮਝਾਣਾ ਹੈ ਕਿ ਅਕਾਲ ਪੁਰਖ ਦਾ ਨਾਮੁ ਜਪਿਆ ਕਰ, ਅਕਾਲ ਪੁਰਖ ਦਾ ਨਾਮੁ ਪੜ੍ਹਿਆ ਕਰ, ਕਿਉਂਕਿ ਇਹੀ ਇਕ ਸ੍ਰੇਸ਼ਟ ਕੰਮ ਹੈ।

ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੁੜਿ ਨ ਸਕੈ ਗਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਲੈ ਇਹੁ ਸਾਕਤ ਕਾ ਆਚਾਰ ॥੨॥ (੧੨੦੦)

ਬੱਚਿਆਂ ਦੇ ਭਵਿੱਖ ਲਈ ਉਨ੍ਹਾਂ ਲਈ ਜਿਆਦਾ ਧੰਨ ਦੌਲਤ ਤੇ ਜਾਇਦਾਦ ਛੱਡਣ ਦੀ ਬਜਾਏ, ਉਨ੍ਹਾਂ ਲਈ ਇਕ ਚੰਗਾ ਆਚਰਨ ਤੇ ਭਰੋਸਾ ਛੱਡ ਕੇ ਜਾਣਾ ਚਾਹੀਦਾ ਹੈ।

ਅਸੀਂ ਆਪਣਾ ਆਚਰਨ ਕਿਨਾਂ ਕੁ ਉੱਚਾ ਬਣਾਣਾ ਹੈ, ਉਹ ਸਾਡੇ ਆਪਣੇ ਹੱਥ ਵਿਚ ਹੈ। ਮਾਤਾ ਪਿਤਾ ਸਿਰਫ ਰਸਤਾ ਦੱਸ ਸਕਦੇ ਹਨ, ਪਰੰਤੂ ਉਸ ਰਸਤੇ ਤੇ ਬੱਚਿਆਂ ਨੂੰ ਆਪ ਚਲਣਾ ਪੈਂਣਾ ਹੈ।

ਜਿਨ੍ਹਾਂ ਮਨੁੱਖਾਂ ਦੇ ਤਨ ਮਨ ਵਿਚ ਸਦਾ ਅਕਾਲ ਪੁਰਖ ਦੇ ਨਾਮੁ ਜਪਣ ਦਾ ਆਹਾਰ ਹੁੰਦਾ ਹੈ, ਉਹ ਮਨੁੱਖ ਅਕਾਲ ਪੁਰਖ ਦੇ ਪ੍ਰੇਮ ਤੇ ਭਗਤੀ ਵਿਚ ਮਸਤ ਹੋ ਕੇ ਅਕਾਲ ਪੁਰਖ ਦੇ ਗੁਣ ਗਾਇਨ ਕਰਨ ਵਿਚ ਰੁੜੇ ਰਹਿੰਦੇ ਹਨ, ਤੇ ਉਨ੍ਹਾਂ ਨੂੰ ਜਗਤ ਦਾ ਮੋਹ ਪੋਹ ਨਹੀਂ ਸਕਦਾ। ਇਹੀ ਕਾਰਨ ਹੈ ਕਿ ਕੰਨਾਂ ਨਾਲ ਮਾਲਕ ਅਕਾਲ ਪੁਰਖ ਦੀ ਸਿਫਤਿ ਸਾਲਾਹ ਸੁਣਨੀ, ਤੇ ਅਕਾਲ ਪੁਰਖ ਦਾ ਨਾਮੁ ਚਿਤ ਵਿਚ ਵਸਾਈ ਰੱਖਣਾਂ ਹੀ, ਸਾਧ ਜਨਾਂ ਦੀ ਨਿੱਤ ਦੀ ਕਾਰ ਹੋਇਆ ਕਰਦੀ ਹੈ। ਉਨ੍ਹਾਂ ਸਾਧ ਜਨਾਂ ਦੇ ਹਿਰਦੇ ਵਿਚ ਅਕਾਲ ਪੁਰਖ ਦੇ ਸੋਹਣੇ ਚਰਨਾਂ ਦਾ ਟਿਕਾਊ ਸਦਾ ਬਣਿਆ ਰਹਿੰਦਾ ਹੈ, ਤੇ ਅਕਾਲ ਪੁਰਖ ਦੀ ਭਗਤੀ ਹੀ ਉਨ੍ਹਾਂ ਦੇ ਪ੍ਰਾਣਾਂ ਦਾ ਆਸਰਾ ਹੁੰਦੀ ਹੈ।

ਸਾਰਗ ਮਹਲਾ ੫ ॥ ਮਨਿ ਤਨਿ ਰਾਮ ਕੇ ਬਿਉਹਾਰੁ ॥ ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰ ॥੧॥ ਰਹਾਉ ॥ ਸ੍ਰਵਣੀ ਕੀਰਤਨੁ

ਸਿਮਰਨੁ ਸੁਆਮੀ ਇਹੁ ਸਾਧ ਕੇ ਆਚਾਰੁ ॥ ਚਰਨ ਕਮਲ ਅਸਥਿਤਿ ਰਿਦ ਅੰਤਰਿ ਪੁਜਾ ਪ੍ਰਨ ਕੇ ਆਧਾਰ ॥੧॥ (੧੨੨੨)

ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਨਾਮੁ ਪ੍ਰਾਪਤ ਕਰ ਲੈਂਦਾ ਹੈ, ਉਹ ਪਰਾਈ ਇਸਤ੍ਰੀ ਦਾ ਸੰਗ, ਪਰਾਇਆ ਧਨ, ਲਾਲਚ, ਹਉਮੈ, ਵਿਸ਼ਿਆਂ ਵਿਕਾਰਾਂ, ਮੰਦੇ ਕਰਮ, ਭੈੜੀ ਨੀਅਤ, ਪਰਾਈ ਨਿੰਦਿਆ, ਕਾਮ

ਕ੍ਰੋਧ, ਇਨ੍ਹਾਂ ਸਭ ਨੂੰ ਤਿਆਗ ਦੇਂਦਾ ਹੈ। ਉਹ ਮਨੁੱਖ ਸੁਖ ਦੁਖ ਨੂੰ ਇਕੋ ਜਿਹਾ ਜਾਣਦਾ ਹੈ। ਪਰੰਤੁ ਅਜੇਹੀ ਸੂਝ ਬੂਝ ਸਾਧ ਸੰਗਤਿ ਵਿਚ ਰਹਿ ਕੇ ਸਬਦ ਗੁਰੂ ਦੇ ਚਰਨਾਂ ਨਾਲ ਪਿਆਰ ਪਾਇਆ ਹੀ ਮਿਲ ਸਕਦੀ ਹੈ। ਅਪਹੁੰਚ ਤੇ ਬੇਅੰਤ ਅਕਾਲ ਪੁਰਖੁ ਹਰੇਕ ਸਰੀਰ ਵਿਚ ਮੌਜੂਦ ਹਨ, ਪਰੰਤੁ ਉਹੀ ਮਨੁੱਖ ਅਕਾਲ ਪੁਰਖੁ ਦਾ ਨਾਮੁ ਰੂਪੀ ਅੰਮ੍ਰਿਤ ਹਾਸਲ ਕਰਦਾ ਹੈ, ਜਿਸ ਦਾ ਨਿੱਤ ਦਾ ਕਾਰ ਵਿਹਾਰ ਗੁਰੂ ਦੇ ਸ੍ਰੇਸ਼ਟ ਸ਼ਬਦ ਅਨੁਸਾਰ ਹੁੰਦਾ ਹੈ।

ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥ (੧੨੫੫, ੧੨੫੬)

ਇਸ ਲਈ ਆਪਣੇ ਮਨ ਨੂੰ ਸਮਝਾਂਣਾ ਹੈ ਕਿ ਸਦਾ ਅਕਾਲ ਪੁਰਖੁ ਦੀ ਸੇਵਾ ਭਗਤੀ ਕਰਦਾ ਰਿਹਾ ਕਰ, ਕਿਉਂਕਿ ਇਹੀ ਅਸਲ ਨਾਮੁ ਰੂਪੀ ਖਜ਼ਾਨਾ ਹੈ। ਅਕਾਲ ਪੁਰਖੁ ਦਾ ਇਹ ਨਾਮੁ ਰੂਪੀ ਧਨ, ਗੁਰੂ ਦੀ ਕਿਰਪਾ ਨਾਲ ਮਿਲਦਾ ਹੈ, ਤੇ ਮਨੁੱਖ ਦੀ ਸੁਰਤਿ ਹਰ ਵੇਲੇ ਆਤਮਕ ਅਡੋਲਤਾ ਵਿਚ ਅਕਾਲ ਪੁਰਖੁ ਨਾਲ ਜੁੜੀ ਰਹਿੰਦੀ ਹੈ। ਜਿਹੜੀ ਜੀਵ ਇਸਤ੍ਰੀ ਆਪਣੇ ਖਸਮ ਤੋਂ ਬਿਨਾ ਹੁੰਦੀ ਹੋਈ ਸਰੀਰਕ ਸਿੰਗਾਰ ਕਰਦੀ ਰਹਿੰਦੀ ਹੈ, ਉਹ ਭੈੜੇ ਆਚਰਨ ਵਾਲੀ ਆਖੀ ਜਾਂਦੀ ਹੈ ਤੇ ਉਹ ਸਦਾ ਖੁਆਰ ਹੁੰਦੀ ਰਹਿੰਦੀ ਹੈ। ਇਸੇ ਤਰ੍ਹਾਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਵੀ ਇਹੀ ਹਾਲ ਹੁੰਦਾ ਹੈ, ਕਿਉਂਕਿ ਉਹ ਮਨਮੁੱਖ ਅਕਾਲ ਪੁਰਖੁ ਦੇ ਨਾਮੁ ਨੂੰ ਭੁਲਾ ਕੇ ਹੋਰ ਵਿਖਾਵੇ ਦੇ ਧਾਰਮਿਕ ਕਰਮ ਕਾਂਡਾਂ ਦੀ ਤਾਕਿਦ ਕਰਦਾ ਰਹਿੰਦਾ ਹੈ, ਜਿਹੜੇ ਕਿ ਵਿਅਰਥ ਜਾਂਦੇ ਹਨ।

ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥ ਬਿਨੁ ਪਿਰ ਕਾਮਣਿ ਕਰੇ ਸੰਗਾਰੁ ॥ ਦੁਹਚਰਣੀ ਕਰੀਐ ਨਿਤ ਹੋਇ ਖੁਆਰੁ ॥ ਮਨਮੁੱਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥ (੧੨੨੨, ੧੨੨੮)

ਸਤਿਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਵੀ ਜੀਵਨ ਦੀ ਚੰਗੀ ਰਹਿਣੀ ਸਹਿਣੀ ਨਹੀਂ ਹਾਸਲ ਕਰ ਸਕਦਾ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁੱਖ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੇ ਅਕਾਲ ਪੁਰਖੁ ਦੇ ਨਾਮੁ ਵਿਚ ਸਮਾਇਆ ਰਹਿੰਦਾ ਹੈ।

ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥ ਗੁਰਮੁਖਿ ਓਅਕਾਰਿ ਸਚਿ ਸਮਾਇਆ ॥੧੬॥ (੧੨੯੫)

ਜਿਹੜੇ ਮਨੁੱਖ ਅਕਾਲ ਪੁਰਖੁ ਨੂੰ ਚੇਤੇ ਕਰਦੇ ਹਨ, ਤੇ ਉਸ ਅਕਾਲ ਪੁਰਖੁ ਦੇ ਸੇਵਕ ਬਣ ਜਾਂਦੇ ਹਨ, ਉਨ੍ਹਾਂ ਨੂੰ ਹਰੇਕ ਦੇ ਹਿਰਦੇ ਵਿਚ ਇਕ ਅਕਾਲ ਪੁਰਖੁ ਹੀ ਵਸਦਾ ਵਿਖਾਈ ਦਿੰਦਾ ਹੈ। ਜਿਸ ਮਨੁੱਖ ਦੇ ਖਾਨਦਾਨ ਦੇ ਨੀਚ ਲੋਕ ਬਨਾਰਸ ਦੇ ਆਸ ਪਾਸ ਵੱਸਦੇ ਹਨ ਤੇ ਅਜੇ ਤਕ ਮੌਏ ਹੋਏ ਪਸੂ ਢੋਂਦੇ ਹਨ, ਉਨ੍ਹਾਂ ਦੀ ਕੁਲ ਵਿਚ ਜੰਮੇ ਪੁੱਤਰ ਰਵਿਦਾਸ ਨੂੰ, ਜਿਹੜਾ ਕਿ ਅਕਾਲ ਪੁਰਖੁ ਦੇ ਦਾਸਾਂ ਦਾ ਵੀ ਦਾਸ ਬਣ ਗਿਆ, ਉਸ ਨੂੰ ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ ਤੁਰਨ ਵਾਲੇ ਬ੍ਰਾਹਮਣ ਵੀ ਨਮਸਕਾਰ ਕਰਨ ਲੱਗ ਪਏ। ਅਕਾਲ ਪੁਰਖੁ ਦੇ ਅੰਮ੍ਰਿਤ ਰੂਪੀ ਨਾਮੁ ਦੀ ਬਰਕਤਿ ਨਾਲ ਰਵਿਦਾਸ ਜੀ ਨੇ ਆਪਣੇ ਆਪ ਨੂੰ ਇਤਨਾ ਉੱਚਾ ਕਰ ਲਿਆ ਕਿ ਉੱਚੀ ਕੁਲ ਦੇ ਬ੍ਰਾਹਮਣ ਵੀ ਉਨ੍ਹਾਂ ਦੇ ਚਰਨੀਂ ਲੱਗਣ ਲੱਗ ਪਏ।

ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ ਆਚਾਰ ਸਹਿਤ ਧਿਧੁ ਕਰਹਿ ਡੱਡਉਤਿ ਤਿਨ ਤਨੈ ਰਵਿਦਾਸ ਦਾਸਾ ॥੩॥੨॥ (੧੨੯੩)

ਅਕਾਲ ਪੁਰਖੁ ਹਰੇਕ ਜੀਵ ਦੇ ਹਿਰਦੇ ਵਿਚ ਵਿਆਪਕ ਹੈ, ਪਰੰਤੁ ਜਿਸ ਮਨੁੱਖ ਨੇ ਗੁਰੂ ਦੀ ਸਰਨ ਵਿਚ ਪੈ ਕੇ, ਉਸ ਅਕਾਲ ਪੁਰਖੁ ਨੂੰ ਆਪਣੇ ਚਿਤ ਵਿਚ ਵਸਾ ਲਿਆ, ਉਸ ਮਨੁੱਖ ਦੇ ਅੰਦਰ ਅਕਾਲ ਪੁਰਖੁ ਦਾ ਨਾਮੁ ਪਰਗਟ ਹੋ ਜਾਂਦਾ ਹੈ ਤੇ ਫਿਰ ਦੁਖ ਕਲੇਸ਼ ਉਸ ਉੱਤੇ ਜ਼ੋਰ ਨਹੀਂ ਪਾ ਸਕਦੇ। ਪਰੰਤੁ ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਮੌੜੀ ਰੱਖਦਾ ਹੈ, ਗੁਰੂ ਦੇ ਬਚਨਾਂ ਨੂੰ ਆਪਣੇ ਮਨ ਵਿਚ ਨਹੀਂ ਵਸਾਂਦਾ, ਵੈਸੇ ਭਾਂਵੇ ਉਹ ਮਨੁੱਖ ਤੀਰਥ ਯਾਤਰਾਂ ਤੇ ਹੋਰ ਮਿਥੇ ਹੋਏ ਧਾਰਮਿਕ ਕਰਮ ਕਰ ਕੇ ਬਹੁਤ ਧਨ ਵੀ ਇਕੱਠਾ ਕਰ ਲੈਂਦਾ ਹੈ, ਪਰੰਤੁ ਫਿਰ ਵੀ ਉਹ ਮਨੁੱਖ ਜੋ ਕੁਝ ਵੀ ਕਰਦਾ ਹੈ, ਉਹ ਸਭ ਕੁਝ ਕਰਦਿਆਂ ਹੋਇਆਂ ਵੀ ਨਰਕ ਵਿਚ ਹੀ ਪਿਆ ਰਹਿੰਦਾ ਹੈ, ਤੇ ਸਦਾ ਦੁਖੀ ਰਹਿੰਦਾ ਹੈ।

ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੇ ਕਿਛੁ ਕਰੈ ਸੁ ਨਰਕਿ ਪਰੈ ॥੪॥ (੧੩੩੪)

ਸੋਹਣੀ ਆਤਮਕ ਘੜਤ ਘੜਨ ਵਾਲਾ ਸਿਆਣਾ ਅਕਾਲ ਪੁਰਖੁ ਤਾਂ ਮਿਲਦਾ ਹੈ, ਜਦੋਂ ਵੱਡੇ ਭਾਗਾਂ ਨਾਲ ਪੂਰਾ ਗੁਰੂ ਮਿਲ ਜਾਂਦਾ ਹੈ। ਪੂਰੇ ਗੁਰੂ ਦੇ ਦਰਸਨ ਕਰਨ ਲਈ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰਨਾ ਪੈਂਦਾ ਹੈ। ਗੁਰੂ ਨੇ ਆਪਣੇ ਸ਼ਬਦ ਦੁਆਰਾ ਜਿਸ ਮਨੁੱਖ ਦੇ ਸਾਰੇ ਪਾਪ ਮਿਟਾ ਦਿੱਤੇ ਤੇ ਉਸ ਨੂੰ ਸੰਤੋਖ ਬਖਸ਼ਿ ਦਿਤਾ, ਫਿਰ ਉਹ ਮਨੁੱਖ ਅਕਾਲ ਪੁਰਖੁ ਦੇ ਨਾਮੁ ਨੂੰ ਚੇਤੇ ਕਰਨ ਜੋਗਾ ਹੋ ਜਾਂਦਾ ਹੈ। ਪੂਰੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਸ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਗਿਆਨ ਪੈਂਦਾ ਹੋ ਜਾਂਦਾ ਹੈ, ਤੇ ਅਕਾਲ ਪੁਰਖੁ ਦੇ ਸੋਹਣੇ ਚਰਨ ਉਸ ਦੇ ਮਨੁੱਖ ਦੇ ਮਨ ਵਿਚ ਟਿਕ ਜਾਂਦੇ ਹਨ। ਜਦੋਂ ਮਨੁੱਖ ਗੁਰੂ ਦੀ ਸਰਨ ਵਿਚ ਪੈ ਜਾਂਦਾ ਹੈ, ਫਿਰ ਜਿਸ ਅਕਾਲ ਪੁਰਖੁ ਨੇ ਮਨੁੱਖ ਨੂੰ ਪੈਂਦਾ ਕੀਤਾ ਹੈ, ਉਹੀ ਅਕਾਲ ਪੁਰਖੁ ਉਸ ਮਨੁੱਖ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ। ਅਕਾਲ ਪੁਰਖੁ ਸਾਰੇ ਗੁਣਾਂ ਵਿਚ ਸੰਪੂਰਨ ਹੈ, ਤੇ ਨਿਖਸਮਿਆਂ ਦਾ ਖਸਮ ਹੈ। ਅਕਾਲ ਪੁਰਖੁ ਆਪਣੀ ਮਿਹਰ ਕਰ ਕੇ ਜਿਸ ਮਨੁੱਖ ਨੂੰ ਇੱਜਤ ਬਖਸ਼ਦਾ ਹੈ, ਉਸ ਮਨੁੱਖ ਦੇ ਸਾਰੇ ਕਰਮ ਸਫਲ ਹੋ ਜਾਂਦੇ ਹਨ।

ਪ੍ਰਭਾਤੀ ਮਹਲਾ ੫ ॥ ਪਾਰਬੁਹਮੁ ਪ੍ਰਭੁ ਸੁਘੜ ਸੁਜਾਣੁ ॥ ਗੁਰ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥

ਕਿਲਬਿਖ ਮੇਟੇ ਸਬਦਿ ਸੰਤੋਖੁ ॥ ਨਾਮੁ ਅਰਧਨ ਹੋਆ ਜੋਗੁ ॥ ਸਾਧਸੰਗਿ ਹੋਆ ਪਰਗਾਸੁ ॥ ਚਰਨ ਕਮਲ ਮਨ ਮਾਹਿ ਨਿਵਾਸੁ ॥੧॥ ਜਿਨਿ ਕੀਆ ਤਿਨਿ ਲੀਆ ਰਾਖਿ ॥ ਪ੍ਰਭੁ ਪੂਰਾ ਅਨਾਥ ਕਾ ਨਾਥੁ ॥ ਜਿਸਹਿ ਨਿਵਜੇ ਕਿਰਪਾ ਧਾਰਿ ॥ ਪੂਰਨ ਕਰਮ ਤਾ ਕੇ ਆਚਾਰ ॥੨॥ (੧੩੪੦)

ਜੇ ਕਰ ਗੁਰਬਾਣੀ ਦੀਆਂ ਸਿਖਿਆਵਾਂ, ਨੂੰ ਇਕੱਠਾ ਕਰੀਏ ਤਾਂ ਅਸੀਂ ਸੰਖੇਪ ਵਿਚ ਕਹਿ ਸਕਦੇ ਹਾਂ ਕਿ ਗੁਰੂ ਗਰੰਥ ਸਾਹਿਬ ਇਕ ਉੱਚੇ ਆਚਰਨ ਦਾ ਸੋਮਾ ਹੈ, ਜਿਸ ਦੀ ਸਹਾਇਤਾ ਨਾਲ ਅਸੀਂ ਅਕਾਲ ਪੁਰਖੁ ਦੇ ਹੁਕਮੁ ਨੂੰ ਸਮਝ ਸਕਦੇ ਹਾਂ, ਉਸ ਦੇ ਹੁਕਮੁ ਅਨੁਸਾਰ ਚਲ ਸਕਦੇ ਹਾਂ ਤੇ ਆਪਣਾ ਮਨੁੱਖਾ ਜਨਮ ਸਫਲ ਕਰ ਸਕਦੇ ਹਾਂ।

- ਅਕਾਲ ਪੁਰਖ ਦੇ ਹੁਕਮੁ ਅਨੁਸਾਰ ਪੂਰੀ ਸ੍ਰਿਸ਼ਟੀ ਵਿਚ ਸਭ ਕੁਝ ਬਹੁਤ ਠੀਕ ਤੇ ਸੁਚੱਜੇ ਤਰੀਕੇ ਨਾਲ ਸਈਆਂ ਤੋਂ ਚਲਦਾ ਆ ਰਿਹਾ ਹੈ, ਇਸ ਲਈ ਜੇਕਰ ਅਸੀਂ ਸਦੀਵੀ ਸੁਖ ਪਾਉਣ ਚਾਹੁੰਦੇ ਹਾਂ, ਤਾਂ ਸਾਨੂੰ ਅਕਾਲ ਪੁਰਖ ਦੇ ਹੁਕਮੁ ਨੂੰ ਸਮਝਣਾ ਪਵੇਗਾ ਤੇ ਉਸ ਹੁਕਮੁ ਅਨੁਸਾਰ ਅਨੁਸਾਰ ਚਲਣਾ ਪਵੇਗਾ
- ਜੇਕਰ ਧਰਮ ਦੀ ਸਿਖਿਆ ਲੈਣਾਂ ਚਾਹੁੰਦੇ ਹਾਂ, ਤਾਂ ਅਸੀਂ ਆਪਣੇ ਸਰੀਰ ਕੋਲੋਂ ਹੀ ਲੈ ਸਕਦੇ ਹਾਂ, ਮਨੁੱਖਾ ਸਰੀਰ ਦਾ ਹਰੇਕ ਅੰਗ ਬਾਕੀ ਸਭ ਦੂਸਰੇ ਅੰਗਾਂ ਲਈ ਕੰਮ ਕਰਦਾ ਹੈ, ਪਰੰਤੂ ਬਦਲੇ ਵਿਚ ਕੁਝ ਨਹੀਂ ਮੰਗਦਾ
- ਗੁਰੂ ਗਰੰਥ ਸਾਹਿਬ ਦੇ ਆਰੰਭ ਵਿਚ ਅੰਕਿਤ ਅਕਾਲ ਪੁਰਖ ਦੀ ਪਰਿਭਾਸ਼ਾ, ਅਕਾਲ ਪੁਰਖ ਨੂੰ ਵਿਗਿਆਨਕ ਤਰੀਕੇ ਨਾਲ ਦਰਸਾਉਣ ਦਾ ਇਕ ਪਹਿਲਾ ਆਰੰਭ ਹੈ, ਇਸ ਨੂੰ ਅਕਾਲ ਪੁਰਖ ਸਬੰਧੀ ਸਾਈਂਸ ਦਾ ਮੁੱਢ ਵੀ ਕਹਿ ਸਕਦੇ ਹਾਂ
- ਜਦੋਂ ਜੀਵ ਨੂੰ ਸਮਝ ਆਉਂਦੀ ਹੈ, ਕਿ ਸਭ ਕੁਝ ਅਕਾਲ ਪੁਰਖੁ ਦੇ ਹੁਕਮੁ ਵਿੱਚ ਹੋ ਰਿਹਾ ਹੈ, ਤੇ ਜੀਵ ਆਪ ਕੁਝ ਵੀ ਨਹੀਂ ਕਰ ਸਕਦਾ ਹੈ, ਤਾਂ ਉਸ ਦੀ ਹਉਮੈ ਘਟਨੀ ਸ਼ੁਰੂ ਹੋ ਜਾਂਦੀ ਹੈ, ਜਿਸ ਸਦਕਾ ਉਸ ਦੀ ਅਕਾਲ ਪੁਰਖੁ ਨਾਲ ਨੇੜਤਾ ਵਧਣੀ ਸ਼ੁਰੂ ਹੋ ਜਾਂਦੀ ਹੈ
- **ਅਕਾਲ ਪੁਰਖੁ ਅੱਗੇ ਇਹੀ ਬੇਨਤੀ ਕਰਨੀ ਹੈ ਕਿ ਮੈਨੂੰ ਹਮੇਸ਼ਾਂ ਆਪਣੇ ਹੁਕਮੁ ਤੇ ਰਜਾ ਵਿਚ ਰੱਖੋ**
- ਆਚਰਨ ਇਕ ਦਰੱਖਤ ਦੀ ਤਰ੍ਹਾਂ ਹੈ, ਜਿਸ ਤੋਂ ਫਲ ਤੇ ਠੰਡੀ ਛਾਂ ਪ੍ਰਾਪਤ ਹੋ ਸਕਦੀ ਹੈ, ਡਿਗਰੀ ਇਕ ਦਰੱਖਤ ਦੇ ਪਰਛਾਂਵੇਂ ਦੀ ਤਰ੍ਹਾਂ ਹੈ, ਜਿਸ ਦੀ ਇਕ ਚੰਗੇ ਆਚਰਨ ਤੋਂ ਬਿਨਾ ਕੋਈ ਕੀਮਤ ਨਹੀਂ
- **ਹਰੇਕ ਕਰਮ ਸਦਾ ਬਿਰ ਰਹਿੰਣ ਵਾਲੇ ਅਕਾਲ ਪੁਰਖੁ ਦੇ ਨਾਮੁ ਰੂਪੀ ਅੰਮ੍ਰਿਤ ਤੋਂ ਘਟੀਆ ਹੈ, ਅਕਾਲ ਪੁਰਖੁ ਦੇ ਹੁਕਮੁ ਤੇ ਰਜਾ ਅਨੁਸਾਰ ਕੀਤੇ ਗਏ ਕਰਮ ਸਭ ਤਰ੍ਹਾਂ ਦੇ ਕੀਤੇ ਗਏ ਕਰਮਾਂ ਪਰਮਾਂ ਨਾਲੋਂ ਸ੍ਰੋਸ਼ਟ ਹਨ**
- ਸਿਖਿਆਂ ਦਾ ਮੰਤਵ ਇਹੀ ਹੈ ਕਿ ਮਨੁੱਖ ਅੰਦਰ ਹਰੇਕ ਕੰਮ ਕਰਨ ਲਈ ਜਾਂ ਕਿਸੇ ਵਿਸ਼ੇ ਬਾਰੇ ਜਾਣਕਾਰੀ ਹਾਸਲ ਕਰਨ ਲਈ ਡੂੰਘੀ ਸੋਚ ਵੀਚਾਰ ਕਰਨ ਦੀ ਆਦਤ ਬਣ ਜਾਵੇ, ਮਨੁੱਖ ਦੀ ਲਿਆਕਤ ਤੇ ਆਚਰਨ ਹੀ ਉਸ ਨੂੰ ਜੀਵਨ ਦੀ ਅਸਲੀ ਸਫਲਤਾ ਵਲ ਲਿਜਾ ਸਕਦੇ ਹਨ।
- ਉੱਚਾ ਆਚਰਨ ਤੇ ਅਕਾਲ ਪੁਰਖੁ ਦੇ ਨਾਮੁ ਰੂਪੀ ਅੰਮ੍ਰਿਤ ਦੀ ਮਹਾਨਤਾ, ਉਹੀ ਮਨੁੱਖ ਸਮਝ ਸਕਦਾ ਹੈ, ਜਿਸ ਨੇ ਆਪਣੇ ਅੰਦਰ ਅਕਾਲ ਪੁਰਖੁ ਵਰਗੇ ਗੁਣ ਪੈਦਾ ਕੀਤੇ ਹੋਣ
- ਆਪਣੀ ਮਸ਼ਹੂਰੀ ਬਣਾਣ ਦੀ ਬਜਾਏ ਆਪਣੇ ਆਚਰਨ ਨੂੰ ਉੱਚਾ ਬਣਾਣਾ ਹੈ, ਕਿਉਂਕਿ ਆਚਰਨ ਇਕ ਅਸਲੀਅਤ ਤੇ ਸਚਾਈ ਹੈ, ਜਦੋਂ ਕਿ ਮਸ਼ਹੂਰੀ ਤਾਂ ਸਿਰਫ ਇਹੀ ਹੈ ਕਿ ਲੋਕੀ ਸਾਡੇ ਬਾਰੇ ਕੀ ਸੋਚਦੇ ਹਨ
- ਸਾਡਾ ਮਨੁੱਖਾ ਜਨਮ ਤਾਂ ਹੀ ਸਫਲ ਹੋ ਸਕਦਾ ਹੈ, ਜੇਕਰ ਅਸੀਂ ਵੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਇਕ ਸੁਚੱਜੇ ਜੀਵਨ ਦੀ ਜਾਚ ਸਿੱਖੀਏ
- ਜੇਕਰ ਕਿਸੇ ਮਨੁੱਖ ਆਚਰਨ ਜਾਨਣਾ ਹੋਵੇ ਤਾਂ ਇਹ ਵੇਖਣਾਂ ਚਾਹੀਦਾ ਹੈ ਕਿ ਉਸ ਦਾ ਉਨ੍ਹਾਂ ਲੋਕਾਂ ਪ੍ਰਤੀ ਕਿਸ ਤਰ੍ਹਾਂ ਦਾ ਵਤੀਰਾ ਹੈ, ਜਿਹੜੇ ਕਿ ਉਸ ਲਈ ਕੁਝ ਕੰਮ ਨਹੀਂ ਕਰ ਸਕਦੇ
- ਮੁਸ਼ਕਲ ਦੇ ਸਮੇਂ ਵਿਚ ਤਾਂ ਸਾਰੇ ਆਪਣਾ ਵਤੀਰਾ ਚੰਗਾ ਵਖਾਉਂਦੇ ਹਨ, ਪਰੰਤੂ ਉਨ੍ਹਾਂ ਦੀ ਅਸਲੀਅਤ ਤਾਂ ਉਸ ਸਮੇਂ ਪਤਾ ਲਗਦੀ ਹੈ, ਜਦੋਂ ਉਨ੍ਹਾਂ ਨੂੰ ਤਾਕਤ ਜਾਂ ਕੁਰਸੀ ਮਿਲ ਜਾਂਦੀ ਹੈ
- ਮਨੁੱਖ ਦਾ ਅਸਲੀ ਆਚਰਨ ਉਸ ਸਮੇਂ ਪਤਾ ਚਗਦਾ ਹੈ, ਜਦੋਂ ਉਸ ਨੂੰ ਕੋਈ ਵੇਖ ਨਾ ਰਿਹਾ ਹੋਵੇ, ਜਿਹੜੇ ਮਨੁੱਖ ਅੰਦਰੋਂ ਹੋਰ ਤੇ ਬਾਹਰੋਂ ਹੋਰ ਹੁੰਦੇ ਹਨ, ਉਨ੍ਹਾਂ ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਹੈ
- ਅਕਾਲ ਪੁਰਖੁ ਦੀ ਰਚੀ ਹੋਈ ਮਾਇਆ ਅਨੇਕਾਂ ਤਰੀਕਿਆਂ ਨਾਲ ਜੀਵਾਂ ਉਤੇ ਪ੍ਰਭਾਵ ਪਾਈ ਰੱਖਦੀ ਹੈ ਤੇ ਜੀਵ ਨੂੰ ਆਤਮਕ ਮੌਤੇ ਮਾਰਦੀ ਰਹਿੰਦੀ ਹੈ, ਜਿਸ ਮਨੁੱਖ ਨੇ ਅਕਾਲ ਪੁਰਖੁ ਦੇ ਚਰਨਾਂ ਦਾ ਓਟ ਆਸਰਾ ਲੈ ਲਿਆ, ਮਾਇਆ ਉਸ ਮਨੁੱਖ ਦੇ ਨੇੜੇ ਨਹੀਂ ਢੁੱਕਦੀ
- ਗੁਰੂ ਦੇ ਸ਼ਬਦ ਵਿਚ ਜੁੜ ਕੇ ਮਨੁੱਖ ਅਕਾਲ ਪੁਰਖੁ ਨਾਲ ਡੂੰਘੀ ਸਾਂਝ ਪਾ ਸਕਦਾ ਹੈ, ਅਕਾਲ ਪੁਰਖੁ ਦਾ ਨਾਮੁ ਜਪਣ ਸਦਕਾ ਮਨੁੱਖ ਦੇ ਮਨ ਦਾ ਸੁਬਾਅ ਇਸ ਤਰ੍ਹਾਂ ਦਾ ਬਣ ਜਾਂਦਾ ਹੈ ਕਿ ਮਨੁੱਖ ਅਕਾਲ ਪੁਰਖੁ ਨੂੰ ਚੇਤੇ ਰੱਖਣ ਤੋਂ ਬਿਨਾ ਰਹਿ ਨਹੀਂ ਸਕਦਾ
- ਅਕਾਲ ਪੁਰਖੁ ਦੇ ਨਾਮੁ ਵਿਚ ਹੀ ਸਾਰੀਆਂ ਧਾਰਮਿਕ ਰਸਮਾਂ ਆ ਜਾਂਦੀਆਂ ਹਨ, ਅਕਾਲ ਪੁਰਖੁ ਦੇ ਨਾਮੁ ਵਿਚ ਹੀ ਚੰਗੇ ਜੀਵਨ ਦੀ ਜਾਚ ਤੇ ਚੰਗਾ ਆਚਰਨ ਹੈ, ਇਸ ਲਈ ਅਕਾਲ ਪੁਰਖੁ ਦੇ ਗੁਣਾਂ ਬਾਰੇ ਵਿਚਾਰ ਕਰਨੀ ਚਾਹੀਦੀ ਹੈ
- ਗਿਆਨ ਨਾਲ ਮਨੁੱਖ ਕੁਰਸੀ ਜਾਂ ਤਾਕਤ ਤਾਂ ਹਾਸਲ ਕਰ ਸਕਦਾ ਹੈ, ਪਰੰਤੂ ਇਜਤ ਮਾਣ ਸਿਰਫ ਉੱਚੇ ਆਚਰਨ ਨਾਲ ਹੀ ਮਿਲ ਸਕਦਾ ਹੈ
- ਜੇਕਰ ਕਿਸੇ ਮਨੁੱਖ ਆਚਰਨ ਜਾਨਣਾ ਹੋਵੇ ਤਾਂ ਇਹ ਵੇਖਣਾਂ ਚਾਹੀਦਾ ਹੈ ਕਿ ਉਸ ਦਾ ਆਪਣੇ ਤੋਂ ਛੋਟੇ ਤੇ ਨੀਵੀਆਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਹੈ, ਮਨੁੱਖ ਦਾ ਦੂਸਰਿਆਂ ਪ੍ਰਤੀ ਵਤੀਰਾ ਹੀ ਦੱਸਦਾ ਹੈ ਕਿ ਉਸ ਦੇ ਅੰਦਰ ਕਿਨੀ ਕੁ ਸਿਆਣਪ, ਦਇਆਲਤਾ, ਹਮਦਰਦੀ, ਇਮਾਨਦਾਰੀ, ਦਿੜਤਾ ਤੇ ਹਿੰਮਤ ਹੈ
- ਜੇਕਰ ਜੀਵ ਇਸਤ੍ਰੀ ਅਕਾਲ ਪੁਰਖੁ ਪਤੀ ਦੀ ਸੁਹਾਗਣ ਬਣ ਜਾਂਦੀ ਹੈ ਤਾਂ ਜੀਵ ਇਸਤ੍ਰੀ ਸਚ ਮੁਚ ਬੜੀ ਸੋਹਣੀ ਤੇ ਬੜੀ ਸਿਆਣੀ ਬਣ ਜਾਂਦੀ ਹੈ
- ਜਗਤ ਵਿਚ ਆਪਣੇ ਆਪ ਨੂੰ ਗਿਆਨਵਾਨ ਕਹਿਲਾਣ ਵਾਲੇ ਤਾਂ ਬਹੁਤ ਹਨ, ਪਰੰਤੂ ਕੋਈ ਵਿਰਲੇ ਹੀ ਹਨ, ਜਿਨ੍ਹਾਂ ਦਾ ਨਿੱਤ ਦਾ ਆਚਰਨ ਗੁਰੂ ਦੇ ਗਿਆਨ ਅਨੁਸਾਰ ਹੁੰਦਾ ਹੈ, ਉੱਚਾ ਆਚਰਨ ਤੇ ਉੱਚੀ ਵਿਚਾਰ ਸਿਰਫ ਸ਼ਬਦ ਗੁਰੂ ਤੋਂ ਹੀ ਮਿਲ ਸਕਦੀ ਹੈ

- ਜੇਹੜਾ ਮਨੁੱਖ ਗੁਰੂ ਦੇ ਬਚਨਾਂ ਨੂੰ ਵੀਚਾਰ ਕੇ ਉਨ੍ਹਾਂ ਅਨੁਸਾਰ ਜੀਵਨ ਵਿਚ ਵਿਚਰ ਕੇ ਇਕ ਅਕਾਲ ਪੁਰਖੁ ਨਾਲ ਸਾਂਝ ਪਾ ਲੈਂਦਾ ਹੈ, ਉਹ ਗੁਰੂ ਦੀ ਬਾਣੀ ਦੁਆਰਾ ਚੰਗਾ ਆਚਰਨ ਬਣਾਣਾ ਸਿਖ ਲੈਂਦਾ ਹੈ
- ਧਾਰਮਿਕ ਰਸਮਾਂ ਕਰਨ ਵਾਲਿਆਂ ਵਿਚੋਂ ਵੀ ਅਕਾਲ ਪੁਰਖੁ ਹੀ ਸਭ ਤੋਂ ਵੱਡੇ ਆਚਰਨ ਵਾਲਾ ਹੈ
- ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆ ਦੀ ਰਹਿਣੀ ਇਹੋ ਜਿਹੀ ਬਣ ਜਾਂਦੀ ਹੈ, ਕਿ ਉਹ ਕਦੇ ਵੀ ਗੁਰੂ ਦੇ ਸ਼ਬਦ ਦੀ ਵੀਚਾਰ ਦੁਆਰਾ ਅਕਾਲ ਪੁਰਖੁ ਦਾ ਨਾਮੁ ਚੇਤੇ ਨਹੀਂ ਕਰਦੇ, ਅਜੇਹੇ ਲੋਕ ਆਪਣਾ ਮਨੁੱਖਾ ਜਨਮ ਅਜਾਈਂ ਗਵਾ ਲੈਂਦੇ ਹਨ
- ਮਨੁੱਖ ਦੀ ਕਮਜ਼ੋਰੀ ਜਾਂ ਉਸ ਦੀਆਂ ਕਮਜ਼ੋਰ ਆਦਤਾਂ, ਉਸ ਦਾ ਆਚਰਨ ਵੀ ਕਮਜ਼ੋਰ ਕਰ ਦਿੰਦੀਆਂ ਹਨ
- ਜੇਹੜਾ ਮਨੁੱਖ ਪੱਥਰ ਦੀਆਂ ਮੂਰਤੀਆਂ ਪੂਜਦਾ ਰਿਹਾ, ਤੀਰਥਾਂ ਤੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਰਿਹਾ ਤੇ ਇਨ੍ਹਾਂ ਕਰਮਾਂ ਨੂੰ ਹੀ ਧਰਮ ਸਮਝਦਾ ਰਿਹਾ, ਜੇਕਰ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਮਨੁੱਖ ਪਵਿਤਰ ਕਿਵੇਂ ਹੋ ਸਕਦਾ ਹੈ?
- ਚੰਗਾ ਆਚਰਨ ਤੇ ਉੱਚੀ ਆਤਮਕ ਸੂਝ ਮਨੁੱਖ ਦੇ ਸਰੀਰ ਅੰਦਰ ਪੈਦਾ ਹੋ ਸਕਦੇ ਹਨ, ਤੇ ਮਨ ਸਦਾ ਅੱਡੇਲ ਅਵਸਥਾ ਤੇ ਪੀਰਜ ਵਿਚ ਟਿਕਿਆ ਰਹਿ ਸਕਦਾ ਹੈ, ਪਰੰਤੂ ਇਹ ਸਭ ਕੁਝ ਤਾਂ ਹੀ ਸੰਭਵ ਹੈ, ਜੇਕਰ ਸ਼ਬਦ ਗੁਰੂ ਦੁਆਰਾ ਅਕਾਲ ਪੁਰਖੁ ਦੀ ਸਿਫਤਿ ਸਾਲਾਹ ਕਰਦੇ ਰਹੀਏ ਤੇ ਉਸ ਦੀ ਰਜ਼ਾ ਵਿਚ ਰਹਿਣ ਲਈ ਅਰਦਾਸ ਕਰਦੇ ਰਹੀਏ
- ਅਕਾਲ ਪੁਰਖੁ ਦੇ ਨਾਮੁ ਤੋਂ ਬਿਨਾ ਦੁਨੀਆਂ ਦੇ ਹੋਰ ਧੰਧਿਆਂ ਵਿਚ ਫਸ ਕੇ ਜੀਵਨ ਵਿਚ ਮੁਕਤੀ ਕਿਸ ਤਰ੍ਹਾਂ ਪ੍ਰਾਪਤ ਹੋ ਸਕਦੀ ਹੈ
- ਜਿਹੜਾ ਮਨੁੱਖ ਅਕਾਲ ਪੁਰਖੁ ਦੇ ਨਾਮੁ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਮਨੁੱਖ ਦਾ ਆਚਰਨ ਉੱਚਾ ਤੇ ਸੁੱਚਾ ਬਣ ਜਾਂਦਾ ਹੈ
- ਤੀਰਥ ਯਾਤਰਾਂ ਤੇ ਮਿਥੇ ਹੋਏ ਸਾਰੇ ਧਰਮ ਕਰਮ ਦੀ ਬਜਾਏ ਅਕਾਲ ਪੁਰਖੁ ਦਾ ਨਾਮੁ ਹੀ ਅਸਲੀ ਤੀਰਥ ਹੈ ਤੇ ਸਭ ਤੋਂ ਪਵਿਤਰ ਕਾਰ ਵਿਹਾਰ ਹੈ
- ਨਿੰਦਿਆ ਕਰਦੇ ਰਹਿਣ ਕਰਕੇ ਨਿੰਦਿਆ ਕਰਨ ਵਾਲੇ ਦਾ ਆਪਣਾ ਆਚਰਨ ਹੀ ਗੰਦਾ ਹੋ ਜਾਂਦਾ ਹੈ, ਸੰਤ ਜਨਾਂ ਦੀ ਨਿੰਦਿਆ ਕਰਨ ਵਾਲਿਆਂ ਦੀ ਗੱਲ ਨੂੰ ਕੋਈ ਵੀ ਮਨੁੱਖ ਸੱਚ ਨਹੀਂ ਮੰਨਦਾ, ਜਿਸ ਕਰਕੇ ਨਿੰਦਿਆ ਕਰਨ ਵਾਲੇ ਬਾਅਦ ਵਿਚ ਆਪਣੇ ਝੂਠੇ ਭੋਲਾਂ ਕਰਕੇ ਅਫਸੋਸ ਕਰਦੇ ਰਹਿੰਦੇ ਹਨ
- ਕਰਮ ਕਾਂਡੀ ਲੋਕ ਅਕਾਲ ਪੁਰਖੁ ਦੀ ਭਗਤੀ ਕਰਨ ਵਾਲੇ ਨੂੰ ਨਿੰਦੇ ਰਹਿੰਦੇ ਹਨ, ਪਰੰਤੂ ਜਿਸ ਨੂੰ ਉਹ ਮਾੜਾ ਆਖਦੇ ਹਨ, ਅਸਲ ਵਿਚ ਉਹੀ ਮਨੁੱਖ ਜੀਵਨ ਦੀ ਸਹੀ ਜੁਗਤਿ ਨੂੰ ਜਾਣਦਾ ਹੈ
- ਜਿਸ ਮਾਇਆ ਨੂੰ ਮਨੁੱਖ ਆਪਣੀ ਸਮਝੀ ਬੈਠਾ ਹੈ, ਉਹ ਤਾਂ ਇਕ ਦਿਨ ਇਥੇ ਹੀ ਛੱਡ ਜਾਵੇਗਾ, ਪਰੰਤੂ ਉਸ ਮਾਇਆ ਦੀ ਖਾਤਰ ਕੀਤੇ ਧਾਰਾਂ ਦਾ ਭਾਰ ਆਪਣੇ ਸਿਰ ਉੱਤੇ ਲੈ ਜਾਵੇਗਾ
- ਬੱਚਿਆਂ ਦੇ ਭਵਿੱਖ ਲਈ ਉਨ੍ਹਾਂ ਲਈ ਜਿਆਦਾ ਧੰਨ ਦੌੱਲਤ ਤੇ ਜਾਇਦਾਦ ਛੱਡਣ ਦੀ ਬਜਾਏ, ਉਨ੍ਹਾਂ ਲਈ ਇਕ ਚੰਗਾ ਆਚਰਨ ਤੇ ਭਰੋਸਾ ਛੱਡ ਕੇ ਜਾਣਾ ਚਾਹੀਦਾ ਹੈ
- ਅਕਾਲ ਪੁਰਖੁ ਨਾਲੋਂ ਟੁੱਟੇ ਹੋਏ ਮੂਰਖ ਮਨੁੱਖ ਦੀ ਇਹੀ ਪਹਿਚਾਣ ਹੈ, ਕਿ ਮੂਰਖ ਮਨੁੱਖ ਉਹੀ ਕੁਝ ਕਰਦਾ ਰਹਿੰਦਾ ਹੈ, ਜਿਹੜਾ ਅੰਤ ਵੇਲੇ ਉਸ ਦੇ ਨਾਲ ਨਹੀਂ ਜਾਂਦਾ
- ਅਸੀਂ ਆਪਣਾ ਆਚਰਨ ਕਿਨਾਂ ਕੁ ਉੱਚਾ ਬਣਾਣਾ ਹੈ, ਉਹ ਸਾਡੇ ਆਪਣੇ ਰੱਖ ਵਿਚ ਹੈ, ਮਾਤਾ ਪਿਤਾ ਸਿਰਫ ਰਸਤਾ ਦੱਸ ਸਕਦੇ ਹਨ, ਪਰੰਤੂ ਉਸ ਰਸਤੇ ਤੇ ਬੱਚਿਆਂ ਨੂੰ ਆਪ ਚਲਣਾ ਪੈਂਣਾ ਹੈ
- ਜਿਨ੍ਹਾਂ ਮਨੁੱਖਾਂ ਦੇ ਤਨ ਮਨ ਵਿਚ ਸਦਾ ਅਕਾਲ ਪੁਰਖੁ ਦੇ ਨਾਮੁ ਜਪਣ ਦਾ ਆਹਾਰ ਹੁੰਦਾ ਹੈ, ਉਹ ਮਨੁੱਖ ਅਕਾਲ ਪੁਰਖੁ ਦੇ ਪ੍ਰੇਮ ਤੇ ਭਗਤੀ ਵਿਚ ਮਸਤ ਹੋ ਕੇ ਅਕਾਲ ਪੁਰਖੁ ਦੇ ਗੁਣ ਗਾਇਨ ਕਰਨ ਵਿਚ ਰੁਝੇ ਰਹਿੰਦੇ ਹਨ
- ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਨਾਮੁ ਪ੍ਰਾਪਤ ਕਰ ਲੈਂਦਾ ਹੈ, ਉਹ ਪਰਾਈ ਇਸਤ੍ਰੀ ਦਾ ਸੰਗ, ਪਰਾਇਆ ਧਨ, ਲਾਲਚ, ਹਉਮੈ, ਵਿਸ਼ਿਆਂ ਵਿਕਾਰਾਂ, ਮੰਦੇ ਕਰਮ, ਭੈੜੀ ਨੀਅਤ, ਪਰਾਈ ਨਿੰਦਿਆ, ਕਾਮ ਕ੍ਰੋਧ, ਇਨ੍ਹਾਂ ਸਭ ਨੂੰ ਤਿਆਗ ਦੇਂਦਾ ਹੈ
- ਅਕਾਲ ਪੁਰਖੁ ਦਾ ਨਾਮੁ ਰੂਪੀ ਧਨ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ, ਤੇ ਮਨੁੱਖ ਦੀ ਸੁਰਤਿ ਹਰ ਵੇਲੇ ਆਤਮਕ ਅੱਡੇਲਤਾ ਵਿਚ ਟਿਕੀ ਰਹਿੰਦੀ ਹੈ
- ਮਨਮੁਖ ਅਕਾਲ ਪੁਰਖੁ ਦੇ ਨਾਮੁ ਨੂੰ ਭੁਲਾ ਕੇ ਹੋਰ ਵਿਖਾਵੇ ਦੇ ਧਾਰਮਿਕ ਕਰਮ ਕਾਂਡਾਂ ਦੀ ਤਾਕੀਦ ਕਰਦਾ ਰਹਿੰਦਾ ਹੈ, ਜਿਹੜੇ ਕਿ ਵਿਅਰਥ ਜਾਂਦੇ ਹਨ
- ਸਤਿਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਵੀ ਜੀਵਨ ਦੀ ਚੰਗੀ ਰਹਿਣੀ ਸਹਿਣੀ ਨਹੀਂ ਹਾਸਲ ਕਰ ਸਕਦਾ, ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੇ ਅਕਾਲ ਪੁਰਖੁ ਦੇ ਨਾਮੁ ਵਿਚ ਸਮਾਇਆ ਰਹਿੰਦਾ ਹੈ
- ਅਕਾਲ ਪੁਰਖੁ ਦੇ ਅੰਮ੍ਰਿਤ ਰੂਪੀ ਨਾਮੁ ਦੀ ਬਰਕਤਿ ਨਾਲ ਰਵਿਦਾਸ ਜੀ ਨੇ ਆਪਣੇ ਆਪ ਨੂੰ ਇਤਨਾ ਉੱਚਾ ਕਰ ਲਿਆ ਕਿ ਉੱਚੀ ਕੁਲ ਦੇ ਬ੍ਰਾਹਮਣ ਵੀ ਉਨ੍ਹਾਂ ਦੇ ਚਰਨੀਂ ਲੱਗਣ ਲੱਗ ਪਏ

- ਅਸਲ ਉਕਾਈਆਂ ਉਹ ਹਨ, ਜਿਹੜੀਆਂ ਅਕਾਲ ਪੁਰਖੁ ਹਜ਼ੂਰੀ ਵਿਚ ਉਕਾਈਆਂ ਮੰਨੀਆਂ ਜਾਂਦੀਆਂ ਹਨ, ਅਜੇਹੀਆਂ ਭਾਈਚਾਰਕ ਰਸਮਾਂ ਕਿਸੇ ਅਰਥ ਨਹੀਂ ਜੋ ਅਕਾਲ ਪੁਰਖੁ ਦੇ ਨਾਮੁ ਤੋਂ ਵਿਛੋੜਦੀਆਂ ਹਨ
- ਜੇ ਕੋਈ ਮਨੁੱਖ ਗੁਰੂ ਵਲੋਂ ਮੁੰਹ ਮੌਜੀ ਰੱਖਦਾ ਹੈ, ਗੁਰੂ ਦੇ ਬਚਨਾਂ ਨੂੰ ਆਪਣੇ ਮਨ ਵਿਚ ਨਹੀਂ ਵਸਾਂਦਾ, ਵੈਸੇ ਭਾਂਵੇ ਉਹ ਮਨੁੱਖ ਤੀਰਥ ਯਾਤਰਾਂ ਤੇ ਹੋਰ ਮਿਥੇ ਹੋਏ ਧਾਰਮਿਕ ਕਰਮ ਕਰ ਕੇ ਬਹੁਤ ਧਨ ਵੀ ਇਕੱਠਾ ਕਰ ਲੈਂਦਾ ਹੈ, ਪਰੰਤੂ ਫਿਰ ਵੀ ਉਹ ਮਨੁੱਖ ਸਭ ਕੁਝ ਕਰਦਿਆਂ ਹੋਇਆਂ ਵੀ ਨਰਕ ਵਿਚ ਹੀ ਪਿਆ ਰਹਿੰਦਾ ਹੈ, ਤੇ ਸਦਾ ਦੁੱਖੀ ਰਹਿੰਦਾ ਹੈ
- ਸੋਹਣੀ ਆਤਮਕ ਘਾੜਤ ਘੜਨ ਵਾਲਾ ਸਿਆਣਾ ਅਕਾਲ ਪੁਰਖੁ ਤਾਂ ਮਿਲਦਾ ਹੈ, ਜਦੋਂ ਵੱਡੇ ਭਾਗਾਂ ਨਾਲ ਪੁਰਾ ਗੁਰੂ ਮਿਲ ਜਾਂਦਾ ਹੈ, ਪੂਰੇ ਗੁਰੂ ਦੇ ਦਰਸਨ ਕਰਨ ਲਈ ਆਪਣੇ ਆਪ ਨੂੰ ਸਬਦ ਗੁਰੂ ਦੇ ਹਵਾਲੇ ਕਰਨਾ ਪੈਂਦਾ ਹੈ

ਮਨੁੱਖ ਦੀ ਸੋਚ ਉਸ ਦੇ ਬੋਲ ਬਣ ਜਾਂਦੀ ਹੈ, ਉਹ ਆਪਣੇ ਬੋਲਾਂ ਅਨੁਸਾਰ ਕਰਮ ਕਰਦਾ ਹੈ, ਉਸ ਦੇ ਕਰਮ ਉਸ ਦੀ ਆਦਤ ਬਣਾ ਦਿੰਦੇ ਹਨ, ਉਸ ਦੀਆਂ ਆਦਤਾਂ ਉਸ ਦਾ ਆਚਰਨ ਬਣ ਜਾਂਦੀਆਂ ਹਨ। ਫਿਰ ਇਕ ਦਿਨ ਉਸ ਦਾ ਆਚਰਨ ਹੀ ਉਸ ਦੀ ਜੀਵਨ ਦੀ ਮੰਜਲ ਦਾ ਫੈਸਲਾ ਕਰਦਾ ਹੈ। ਇਸ ਲਈ ਜੇ ਕਰ ਆਪਣਾ ਜੀਵਨ ਸਫਲ ਕਰਨਾਂ ਚਾਹੁੰਦੇ ਹਾਂ ਤਾਂ ਸਾਨੂੰ ਆਪਣੀ ਸੋਚ ਗੁਰੂ ਗਰੰਥ ਅਨੁਸਾਰ ਕਰਨੀ ਪਵੇਗੀ।

ਗੁਰੂ ਗਰੰਥ ਸਾਹਿਬ ਇਕ ਉੱਚੇ ਆਚਰਨ ਦਾ ਸੋਮਾ ਹੈ, ਜਿਸ ਦੀ ਸਹਾਇਤਾ ਨਾਲ ਅਸੀਂ ਅਕਾਲ ਪੁਰਖ ਦੇ ਹੁਕਮੁ ਨੂੰ ਸਮਝ ਸਕਦੇ ਹਾਂ ਤੇ ਉਸ ਹੁਕਮੁ ਅਨੁਸਾਰ ਅਨੁਸਾਰ ਚਲ ਸਕਦੇ ਹਾਂ। ਜਦੋਂ ਜੀਵ ਨੂੰ ਸਮਝ ਆਉਂਦੀ ਹੈ, ਕਿ ਸਭ ਕੁਝ ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਹੋ ਰਿਹਾ ਹੈ, ਤੇ ਜੀਵ ਆਪ ਕੁਝ ਵੀ ਨਹੀਂ ਕਰ ਸਕਦਾ ਹੈ, ਤਾਂ ਫਿਰ ਉਸ ਦੀ ਹਉਮੈ ਘਟਨੀ ਸ਼ੁਰੂ ਹੋ ਜਾਂਦੀ ਹੈ, ਜਿਸ ਸਦਕਾ ਉਸ ਦੀ ਅਕਾਲ ਪੁਰਖੁ ਨਾਲ ਨੇੜਤਾ ਵਧਣੀ ਸ਼ੁਰੂ ਹੋ ਜਾਂਦੀ ਹੈ। ਉੱਚਾ ਆਚਰਨ ਤੇ ਉੱਚੀ ਵਿਚਾਰ ਸਿਰਫ ਸਬਦ ਗੁਰੂ ਤੋਂ ਹੀ ਮਿਲ ਸਕਦੀਆਂ ਹਨ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਨਾਮੁ ਪ੍ਰਾਪਤ ਕਰ ਲੈਂਦਾ ਹੈ, ਉਹ ਪਰਾਈ ਇਸਤ੍ਰੀ ਦਾ ਸੰਗ, ਪਰਾਇਆ ਧਨ, ਲਾਲਚ, ਹਉਮੈ, ਵਿਸ਼ਿਆਂ ਵਿਕਾਰਾਂ, ਮੰਦੇ ਕਰਮ, ਭੈੜੀ ਨੀਅਤ, ਪਰਾਈ ਨਿੰਦਿਆ, ਕਾਮ ਕ੍ਰੋਧ, ਇਨ੍ਹਾਂ ਸਭ ਨੂੰ ਤਿਆਗ ਦੇਂਦਾ ਹੈ। ਹਰੇਕ ਕਰਮ ਸਦਾ ਬਿਰ ਰਹਿੰਣ ਵਾਲੇ ਅਕਾਲ ਪੁਰਖੁ ਦੇ ਨਾਮੁ ਰੂਪੀ ਅੰਮ੍ਰਿਤ ਤੋਂ ਘਟੀਆ ਹੈ, ਅਕਾਲ ਪੁਰਖੁ ਦੇ ਹੁਕਮੁ ਤੇ ਰਜ਼ਾ ਅਨੁਸਾਰ ਕੀਤੇ ਗਏ ਕਰਮ ਸਭ ਤਰ੍ਹਾਂ ਦੇ ਕੀਤੇ ਗਏ ਕਰਮਾਂ ਧਰਮਾਂ ਨਾਲੋਂ ਸ੍ਰੇਸ਼ਟ ਹਨ। ਅਕਾਲ ਪੁਰਖੁ ਦੇ ਨਾਮੁ ਵਿਚ ਹੀ ਸਾਰੀਆਂ ਧਾਰਮਿਕ ਰਸਮਾਂ ਆ ਜਾਂਦੀਆਂ ਹਨ, ਅਕਾਲ ਪੁਰਖੁ ਦੇ ਨਾਮੁ ਵਿਚ ਹੀ ਚੰਗੇ ਜੀਵਨ ਦੀ ਜਾਚ ਤੇ ਚੰਗਾ ਆਚਰਨ ਹੈ, ਇਸ ਲਈ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਗੁਰਬਾਣੀ ਦੁਆਰਾ ਅਕਾਲ ਪੁਰਖੁ ਦੇ ਗੁਣਾਂ ਬਾਰੇ ਵਿਚਾਰ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਅਨਮੋਲ ਗੁਣਾਂ ਨੂੰ ਆਪਣੇ ਜੀਵਨ ਦਾ ਹਿਸਾ ਬਣਾਣਾਂ ਚਾਹੀਦਾ ਹੈ।

“ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਡਤਹਿ”

(Dr. Sarbjit Singh)

RH1 / E-8, Sector-8, Vashi, Navi Mumbai - 400703.

Email = sarbjitsingh@yahoo.com,

Web= <http://www.geocities.ws/sarbjitsingh/>

<http://www.sikhmarg.com/article-dr-sarbjit.html>